

ਸਾਹਿਬ

ਸਟੀਕ



ਪ੍ਰਵਾਸਨ ਸਾਹਿਬ ਸਿੰਘ

ੴ ਸਤਿਗੁਰਪ੍ਰਸਾਦਿ ॥

ਜਾਪੁ ਸਾਹਿਬ, ਸਵਈਏ, ਚੰਪਈ ਸਟੀਕ

ਟੋਕਾਕਾਰ:
ਪ੍ਰੈਫੈਸਰ ਸਾਹਿਬ ਸਿੰਘ
..... ਡੀ.ਲਿਟ.



ਸਿੰਘ ਬ੍ਰਾਦਰਜ਼
ਅੰਮ੍ਰਿਤਸਰ

ISBN 81-7205-077-1 (ਪੇਪਰ-ਬੈਕ)
ISBN 81-7205-146-8 (ਡੀਲਕਸ)

ਛੇਵੰਂ ਵਾਰ 1975
ਚੌਦੁਵੀਂ ਵਾਰ ਜਨਵਰੀ 1995
ਪੰਜਵੀਂ ਵਾਰ ਮਾਰਚ 1998
ਸੋਲ੍ਹਵੀਂ ਵਾਰ ਜੂਨ 2001
ਸਤਾਰ੍ਹਵੀਂ ਵਾਰ ਅਗਸਤ 2003

ਮੁੱਲ : 20-00 (ਪੇਪਰ-ਬੈਕ)

~~320~~ (ਸਜ਼ਿਲਦ)

~~320~~ 0

ਪ੍ਰਕਾਸ਼ਕ :

ਸਿੰਘ ਬ੍ਰਾਟਰਜ਼

ਬਜ਼ਾਰ ਮਾਈ ਸੇਵਾਂ, ਅੰਮ੍ਰਿਤਸਰ - 143 006

S.C.O. 223-24, ਸਿਟੀ ਸੈਂਟਰ, ਅੰਮ੍ਰਿਤਸਰ - 143 001

E-mail : singhbro@vsnl.com

Website : www.singhbrothers.com

ਛਾਪਕ :

ਪ੍ਰਿੰਟਵੈਲ, 146, ਇੰਡਸਟ੍ਰੀਅਲ ਡੋਕਲ ਪੁਆਇੰਟ, ਅੰਮ੍ਰਿਤਸਰ

ਮੁਖ-ਬੰਧ

‘ਜਾਪੁ’ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ‘ਬਾਣੀ’ ਹੈ। ਰਹਿਤਨਾਮਿਆਂ ਵਿਚ ਸਤਿਗੁਰੂ ਜੀ ਵਲੋਂ ਹਿਦਾਇਤ ਹੈ ਕਿ ਹਰੇਕ ਸਿੱਖ ਹਰ ਰੋਜ਼ ਸਵੇਰੇ ਘੱਟ ਤੋਂ ਘੱਟ ‘ਜਾਪੁ ਅਤੇ ਜਾਪੁ’ ਸਾਹਿਬ ਦਾ ਪਾਠ ਜ਼ਰੂਰ ਕਰੋ। ‘ਅੰਮ੍ਰਿਤ’ ਤਿਆਰ ਕਰਨ ਵੇਲੇ ਭੀ ਇਹ ਬਾਣੀ ਪੜ੍ਹੀ ਜਾਂਦੀ ਹੈ।

ਪਰ ਆਮ ਵੇਖਣ ਵਿਚ ਆਉਂਦਾ ਹੈ ਕਿ ਜਿਤਨੀ ਲੋੜ ਇਸ ‘ਬਾਣੀ’ ਦੀ ਸਿੱਖ ਆਤਮਕ ਜੀਵਨ ਵਿਚ ਦੱਸੀ ਗਈ ਹੈ; ਉਤਨਾ ਧਿਆਨ ਇਸ ਵੱਲ ਨਹੀਂ ਦਿੱਤਾ ਜਾ ਰਿਹਾ। ਇਸ ਦਾ ਕਾਰਨ ਇਹ ਜਾਪਦਾ ਹੈ ਕਿ ਇਸ ਵਿਚ ਸੰਸਕ੍ਰਿਤ, ਅਰਬੀ ਤੇ ਫਾਰਸੀ ਦੇ ਬਹੁਤ ਜ਼ਿਆਦਾ ਲਫਜ਼ ਹਨ, ਜਿਨ੍ਹਾਂ ਕਰਕੇ ਇਹ ਬਹੁਤ ਅੱਖੀ ਲਗਦੀ ਹੈ। ਇਸ ਅੱਖਿਆਈ ਨੂੰ ਦੂਰ ਕਰਨ ਲਈ ਕੁਝ ਟੀਕੇ ਕੀਤੇ ਜਾ ਚੁਕੇ ਹਨ, ਪਰ ਖੋਜ ਕੇ ਪੜ੍ਹਨ ਵਾਲੇ ਵਿਦਿਆਰਥੀ ਦੇ ਦ੍ਰਿਸ਼ਟੀ-ਕੌਣ ਤੋਂ ਉਹ ਤਸਲੀ-ਬਖਸ਼ ਸਾਬਤ ਨਹੀਂ ਹੋਏ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ‘ਬਾਣੀ’ ਵਿਚੋਂ ਭਾਵੇਂ ਮੈਂ ਇਹ ਪਹਿਲਾ ਟੀਕਾ ਪੇਸ਼ ਕਰ ਰਿਹਾ ਹਾਂ, ਪਰ ਉਹਨਾਂ ਹੀ ਲੀਹਾਂ ਤੇ ਕੀਤਾ ਗਿਆ ਹੈ ਜੋ ਜਪੁ ਜੀ, ਭੱਟਾਂ ਦੇ ਸਵਈਏ, ਆਸਾ ਦੀ ਵਾਰ, ਸੁਖਮਨੀ ਤੇ ਰਾਮਕਲੀ ਸਦੂ ਦੇ ਟੀਕੇ ਕਰਨ ਵਿਚ ਵਰਤੀਆਂ ਗਈਆਂ ਹਨ। ਇਸ ਗੱਲ ਦਾ ਖਾਸ ਧਿਆਨ ਰਖਿਆ ਗਿਆ ਹੈ ਕਿ ‘ਬੋਲੀ’ ਦੇ ਦ੍ਰਿਸ਼ਟੀ-ਕੌਣ ਤੋਂ ਵਿਦਿਆਰਥੀ ਹਰੇਕ ਮੁਸ਼ਕਲ ਲਫਜ਼ ਤੇ ਉਸ ਵਿਚ ਦੱਸੇ ਭਾਵ ਨੂੰ ਠੀਕ ਤਰ੍ਹਾਂ ਸਮਝ ਸਕੇ।

‘ਜਾਪੁ’ ਸਾਹਿਬ ਵਿਚ ਕਈ ਲਫਜ਼ ਮੁੜ ਮੁੜ ਕਈ ਵਾਰ ਆਉਂਦੇ ਹਨ, ਇਸ ਵਾਸਤੇ ਇਸ ਨੂੰ ਜ਼ਬਾਨੀ ਯਾਦ ਕਰਨਾ ਕਾਢੀ ਅੱਖਾ ਹੋ ਜਾਂਦਾ ਹੈ। ਜ਼ਬਾਨੀ ਯਾਦ ਹੋਣ ਤੇ ਭੀ ਜੋ ਇਸ ਦਾ ਪਾਠ ਕਰਨ ਵੇਲੇ ਸੁਰਤ ਹੋਰ ਪਾਸੇ ਖਿੰਡ ਜਾਏ ਤਾਂ ਪਾਠ ਘੱਟ ਹੀ ਸਿਰੇ ਚੜ੍ਹਦਾ ਹੈ, ਕਿਉਂਕਿ ਇਕੋ ਲਫਜ਼ ਦੇ ਕਈ ਵਾਰੀ ਆਉਣ ਕਰਕੇ ਪਾਠ ਅਗਾਂਹ ਪਿਛਾਂਹ ਹੋ ਜਾਂਦਾ ਹੈ। ਸੋ, ਸੁਰਤ ਨੂੰ ਇੱਕ ਥਾਂ ਰੱਖਣ ਵਿਚ ਇਹ ‘ਬਾਣੀ’ ਬਹੁਤ ਸਹਾਇਤਾ ਕਰਦੀ ਹੈ।

ਉਪਰੀ ਨਜ਼ਰੇ ਇਸ 'ਬਾਣੀ' ਨੂੰ ਪੜ੍ਹਿਆਂ ਇਉਂ ਜਾਪਦਾ ਹੈ ਜਿਵੇਂ ਇਸ ਵਿਚ ਪਰਮਾਤਮਾ ਦੇ ਕੇਵਲ ਅੱਡੇ ਅੱਡ ਗੁਣਾਂ ਦਾ ਹੀ ਮੁੜ ਮੁੜ ਜਿਕਰ ਕੀਤਾ ਗਿਆ ਹੈ, ਤੇ ਇਸ ਬਾਣੀ ਵਿਚ ਖਿਆਲਾਂ ਦੀ ਕੋਈ ਇਕ-ਸਾਰ ਮਿਲਵਾਂ ਲੜੀ ਨਹੀਂ ਹੈ। ਪਰ ਮੈਂ ਇਸ ਟੀਕੇ ਵਿਚ ਇਹ ਦੱਸਿਆ ਹੈ ਕਿ 'ਜਾਪੁ' ਸਾਹਿਬ ਦੇ ਸਾਰੇ ੨੨ ਛੰਦਾਂ ਵਿਚ ਇਕ-ਸਾਰ ਤੇ ਮਿਲਵਾਂ ਭਾਵ ਮਿਲਦਾ ਹੈ।

ਪਿੰਡੂ ਲੋਕ ਸੰਸਕ੍ਰਿਤ ਨੂੰ ਦੇਵ-ਬਾਣੀ ਕਹਿ ਰਹੇ ਸਨ। ਮੁਸਲਮਾਨ ਸਿਰਫ਼ ਅਰਬੀ ਆਪਣੇ ਮਜ਼ਹਬ ਵਿਚ ਜਾਇਜ਼ ਤੇ ਸਹੀ ਸਮਝਦੇ ਸਨ। ਇਕ ਮਤ ਦੇ ਬੰਦੇ ਦੂਜੇ ਮਤ ਦੀ ਧਾਰਮਿਕ ਬਿਤਾਬ ਦੀ 'ਬੋਲੀ' ਨੂੰ ਆਪਣੇ ਧਾਰਮਿਕ ਤਰੰਗ ਪਰਗਟ ਕਰਨ ਵਿਚ ਵਰਤਣੋਂ ਨਛਰਤ ਕਰ ਰਹੇ ਸਨ। ਪਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 'ਜਾਪੁ' ਸਾਹਿਬ ਵਿਚ ਸੰਸਕ੍ਰਿਤ, ਅਰਬੀ ਤੇ ਫਾਰਸੀ ਦੇ ਲਫਜ਼ ਵਰਤ ਕੇ ਤੇ ਸਿੱਖ ਕੌਮ ਨੂੰ ਇਸ 'ਬਾਣੀ' ਦਾ ਹਰ ਰੋਜ਼ ਪਾਠ ਕਰਨ ਦਾ ਹੁਕਮ ਦੇ ਕੇ ਹਿੰਦੂ ਤੇ ਮੁਸਲਮਾਨ ਕੌਮ ਦੀ ਸਦੀਆਂ ਦੀ ਤੰਗ-ਦਿਲੀ ਤੇ ਪੱਖ-ਪਾਤ੍ਰ ਨੂੰ ਸਦਾ ਲਈ ਸਿੱਖਾਂ ਦੇ ਦਿਲ ਵਿਚੋਂ ਮਿਟਾ ਦਿੱਤਾ ਹੈ।

ਗੁਰੂ ਨਾਨਕ ਸਾਹਿਬ ਦੇ ਆਉਣ ਸਮੇਂ ਦੇਸ ਵਿਚ ਰਸਮੀ ਤੌਰ ਤੇ 'ਤਿਆਗੀ' ਅਖਵਾਣ ਵਾਲੇ ਲੋਕਾਂ ਦੇ ਹੁੰਦਿਆਂ ਭੀ ਅਸਲ ਤਿਆਗ, ਪ੍ਰਲਕ ਤੇ ਪ੍ਰਲਕਤ ਨਾਲ ਪਿਆਰ ਬਹੁਤ ਘੱਟ ਵੇਖਣ ਵਿਚ ਆਉਂਦਾ ਸੀ, ਦਇਆ ਤੇ ਸੰਤੋਖ ਵਾਲਾ ਜੀਵਨ ਕਿਤੇ ਕਿਤੇ ਵਿਰਲੇ ਥਾਂ ਸੀ। ਆਮ ਤੌਰ ਤੇ ਕਿਸੇ ਦੇਸ ਦੇ 'ਲੋਕ ਗੀਤ' ਉਸ ਦੇ ਵਾਸੀਆਂ ਦੇ ਜੀਵਨ ਉਤੇ ਬੜਾ ਢੂੰਘਾ ਅਸਰ ਪਾਂਦੇ ਹਨ, ਪਰ ਏਥੇ ਧਾਰਮਿਕ ਜਾਹਰਦਾਰੀ ਵਧ ਜਾਣ ਕਰਕੇ ਇਹ 'ਲੋਕ ਗੀਤ' ਵੀ ਦਇਆ, ਸੰਤੋਖ, ਪਿਆਰ, ਕੁਰਬਾਨੀ ਆਦਿਕ ਦੇ ਉੱਚੇ ਇਨਸਾਨੀ ਵਲਵਲਿਆਂ ਦਾ ਹੁਲਾਗਾ ਦੇਣੋਂ ਰਹਿ ਚੁਕੇ ਸਨ। ਗੁਰੂ ਨਾਨਕ ਦੇਵ ਜੀ ਨੇ ਇਹਨਾਂ 'ਲੋਕ-ਗੀਤਾਂ' ਵਿਚ ਨਵੀਂ ਜਾਨ ਪਾਈ, 'ਘੋੜੀਆਂ', 'ਛੰਤ', 'ਅਲਾਹਣੀਆਂ', 'ਸਦੂ', 'ਬਾਰਹਮਾਹ', 'ਲਾਵਾਂ', 'ਵਾਰ' ਆਦਿਕ ਦੇਸ-ਪ੍ਰਚਲਤ 'ਛੰਦ' ਵਰਤ ਕੇ ਜੀਵਨ ਦੇ ਸਾਰੇ ਮਰ ਚੁਕੇ ਪਹਿਲੂਆਂ ਵਿਚ ਫਿਰ ਜਿੰਦ ਗੁਮਕਾ ਦਿੱਤੀ; ਸੱਚ, ਤਿਆਗ, ਪਿਆਰ, ਦਇਆ ਤੇ ਸੰਤੋਖ ਦੇ ਤਰੰਗ ਆਮ ਜਨਤਾ ਦੇ ਜੀਵਨ ਵਿਚ ਸੁਦਰਭਾ ਪੈਦਾ ਕਰਨ ਲਗ ਪਏ। ਗੁਰੂ ਨਾਨਕ ਦੇਵ ਜੀ ਦੀ ਸ਼ਾਂਤ ਰਸ 'ਬਾਣੀ' ਨੇ ਲੋਕਾਂ ਨੂੰ ਵਿਕਾਰਾਂ ਵਲੋਂ ਹਟਾਇਆ। ਪਰ, ਉਹ ਹਿਰਦਾ ਸਦਾ ਪਵਿੱਤਰ ਨਹੀਂ ਟਿਕਿਆ ਰਹਿ ਸਕਦਾ ਜਿਸ ਵਿਚ ਜੋਸ਼ ਦਾ ਹੁਲਾਗਾ ਨਹੀਂ, ਉਹ ਗੁਣ ਜੀਉ ਨਹੀਂ ਸ਼ਕਦਾ ਜੇ ਉਤਸ਼ਾਹ ਨਹੀਂ

ਪੈਦਾ ਕਰਦਾ। ਕਾਦਿਰ ਦੀ ਸੁੰਦਰਤਾ ਦੇ ਦੋ ਪਹਿਲੂ ਹਨ : ਇਕ ਹੈ 'ਜਮਾਲ' (ਕੋਮਲ ਸੁੰਦਰਤਾ), ਤੇ ਦੂਜਾ ਹੈ 'ਜਲਾਲ'। ਤਿਆਗ, ਪਿਆਰ, ਦਇਆ ਤੇ ਸੰਤੋਖ ਆਦਿਕ ਮਨੁੱਖ ਜੀਵਨ ਦੀ ਕੋਮਲ ਸੁੰਦਰਤਾ ਹੈ, ਜਿਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ 'ਬਾਣੀ' ਨੇ ਪੈਦਾ ਕੀਤਾ। ਇਸ 'ਜਮਾਲ' ਨੂੰ ਜੀਉਂਦਾ ਰੱਖਣ ਲਈ 'ਜਲਾਲ' ਦੀ ਲੋੜ ਸੀ, 'ਬੀਰ-ਰਸ' ਦੀ ਲੋੜ ਸੀ, ਇਹ ਕੰਮ 'ਵਰਿਆਮ ਮਰਦ' ਗੁਰੂ ਗੋਬਿੰਦ ਸਿੰਘ ਜੀ ਦੇ ਹਿੱਸੇ ਆਇਆ। ਲੁਤਫ਼ ਇਹ ਹੈ ਕਿ ਇਹਨਾਂ ਦੀ 'ਬਾਣੀ' ਵਿਚ ਪਰਮਾਤਮਾ ਦੀ ਹੀ ਸਿਫ਼ਤ - ਸਲਾਹ ਹੈ, ਪਰ ਲਫਜ਼ ਅਜਿਹੇ ਵਰਤੇ ਹਨ ਤੇ ਲਫਜ਼ਾਂ ਦੀ ਚਾਲ ਦੇ 'ਛੰਦ' ਐਸੇ ਵਰਤੇ ਹਨ ਜਿਨ੍ਹਾਂ ਨੂੰ ਪੜ੍ਹ-ਸੁਣ ਕੇ 'ਬੀਰ-ਰਸ' ਹੁਲਾਰੇ ਵਿਚ ਆਉਂਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਰੀ 'ਬਾਣੀ' 'ਰਾਗ'-ਵਾਰ ਵੰਡੀ ਗਈ ਹੈ, ਪਰ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਵਖੋਂ ਵਖਰੇ 'ਛੰਦਾਂ' ਅਨੁਸਾਰ ਵੰਡੀ ਹੋਈ ਹੈ, ਜੋ ਬੀਰ-ਰਸ ਪੈਦਾ ਕਰਨ ਵਿਚ ਸਹਾਈ ਹੁੰਦੇ ਹਨ, ਵੇਖੋ, ਬਚਿੜ ਨਾਟਕ ਵਿਚ ਪਰਮਾਤਮਾ ਨੂੰ ਤੇਰਾ-ਰੂਪ ਆਖ ਕੇ ਐਸੇ ਲਫਜ਼ਾਂ ਤੇ ਛੰਦਾਂ ਵਿਚ ਨਮਸਕਾਰ ਕਰਦੇ ਹਨ ਕਿ ਚਿੱਤ ਜੌਸ਼ ਵਿਚ ਆ ਕੇ ਮਾਨੋ, ਨੱਚ ਉੱਠਦਾ ਹੈ :

ਖਗ ਖੰਡ ਬਿਹੰਡੇ, ਖਲ ਦਲ ਖੰਡੇ, ਅਤਿ ਰਣ ਮੰਡੇ, ਬਰਬੰਡੇ ॥

ਭੁਜ ਦੰਡ ਅਖੰਡੇ, ਤੇਜ ਪ੍ਰਚੰਡੇ, ਜੋਤਿ ਅਮੰਡੇ, ਭਾਨ ਪ੍ਰਭੰਡੇ ॥

ਸੁਖ ਸੰਤਹ ਕਰਣੰਦੀ, ਦੁਰਮਤਿ ਦਰਣੰਦੀ, ਕਿਲਵਿਖ ਹਰਣੰਦੀ, ਅਸਿ ਸਰਣੰਦੀ ॥

ਜੈ ਜੈ ਜਗ-ਕਾਰਣ, ਸਿਮਟਿ-ਉਥਾਰਣ, ਮਮ ਪ੍ਰਤਿਪਾਰਣ, ਜੈ ਤੇਰੀ ॥੨॥

ਸ਼ਾਇਦ ਇਹਨਾਂ ਹੀ ਦੋ ਕਾਰਨਾਂ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਤੋਂ ਵੱਖਰਾ ਹੀ ਰਹਿਣ ਦਿੱਤਾ।

ਭਾਲਸਾ ਕਾਲਜ, ਅੰਮ੍ਰਿਤਸਰ

੧ ਜਨਵਰੀ, ੧੯੪੪

ਸਾਹਿਬ ਸਿੰਘ

ਛੇਵੀਂ ਛਾਪ

ਇਸ ਟੀਕੇ ਦੀ ਦੂਜੀ ਛਾਪ ੧੯੫੦ ਵਿਚ, ਤੀਜੀ ੧੯੫੭ ਵਿਚ, ਚੌਥੀ ੧੯੬੬ ਵਿਚ ਤੇ ਪੰਜਵੀਂ ੧੯੭੦ ਵਿਚ ਪੇਸ਼ ਕੀਤੀ ਗਈ ਸੀ। ਹੁਣ ਛੇਵੀਂ ਵਾਰ ਛਾਪ ਰਿਹਾ ਹੈ। ਮੈਂ ਪਾਠਕਾਂ ਦਾ ਧੰਨਵਾਦੀ ਹਾਂ, ਜੋ ਮੇਰੀ ਹੌਸਲਾ-ਅਫ਼ਜ਼ਾਈ ਕਰਦੇ ਹਨ।

੫੭, ਜੋਸ਼ੀ ਕਾਲੋਨੀ,
ਮਾਲ ਰੋਡ, ਅੰਮ੍ਰਿਤਸਰ

ਸਾਹਿਬ ਸਿੰਘ

ਜਾਪੁ ਸਾਹਿਬ ਕਦੋਂ ਤੇ ਕਿੱਥੇ ਉਚਾਰਿਆ ?

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ ੧੬੯੯ ਈਸਵੀ ਵਿਚ 'ਅੰਮ੍ਰਿਤ' ਛਕਾ ਕੇ 'ਖਾਲਸਾ' ਪੰਥ ਤਿਆਰ ਕੀਤਾ। 'ਅੰਮ੍ਰਿਤ' ਤਿਆਰ ਕਰਨ ਵੇਲੇ ਜੋ 'ਬਾਣੀਆਂ' ਪੜ੍ਹੀਆਂ ਜਾਂਦੀਆਂ ਹਨ, ਉਹਨਾਂ ਵਿਚੋਂ ਇਕ ਬਾਣੀ 'ਜਾਪੁ' ਸਾਹਿਬ ਹੈ। ਜੋ ਪੰਜ ਸਿੰਘ 'ਅੰਮ੍ਰਿਤ' ਤਿਆਰ ਕਰਦੇ ਹਨ, ਉਹਨਾਂ ਵਾਸਤੇ ਇਹ ਭੀ ਜ਼ਰੂਰੀ ਹੈ ਕਿ ਉਹ ਆਪ ਇਹਨਾਂ 'ਬਾਣੀਆਂ' ਦਾ ਪਾਠ ਕਰਨ ਦੇ ਨੇਮੀ ਹੋਣ। ਸੋ, ਜਿਨ੍ਹਾਂ ਸਿੰਘਾਂ ਨੇ 'ਖਾਲਸਾ' ਸਜਾਣ ਵਾਲੇ ਦਿਨ ਪਹਿਲਾਂ 'ਅੰਮ੍ਰਿਤ' ਤਿਆਰ ਕਰਨ ਵਿਚ ਹਿੱਸਾ ਲਿਆ, ਉਹ ਜ਼ਰੂਰ ਇਹਨਾਂ 'ਬਾਣੀਆਂ' ਦੇ ਪਾਠ ਕਰਨ ਦੇ ਨੇਮੀ ਸਨ, ਅਤੇ ਉਹਨਾਂ ਨੂੰ 'ਜਾਪੁ' ਸਾਹਿਬ ਜ਼ਬਾਨੀ ਯਾਦ ਸੀ।

'ਪੰਜ ਪਿਆਰੇ' ਚੁਣਨ ਵੇਲੇ ਕੋਈ ਇਹ ਕਸੌਟੀ ਨਹੀਂ ਸੀ ਵਰਤੀ ਗਈ ਕਿ ਉਹੋ ਹੀ ਅੱਗੇ ਆਉਣ ਜਿਨ੍ਹਾਂ ਨੂੰ 'ਜਾਪੁ' ਸਾਹਿਬ ਜ਼ਬਾਨੀ ਯਾਦ ਹੋਵੇ। ਪਰ ਇਹਨਾਂ 'ਪੰਜ ਪਿਆਰਿਆਂ' ਦਾ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਾਸਤੇ 'ਅੰਮ੍ਰਿਤ' ਤਿਆਰ ਕਰਨਾ ਹੀ ਜ਼ਾਹਰ ਕਰਦਾ ਹੈ ਕਿ ਉਹਨਾਂ ਨੂੰ 'ਜਾਪੁ' ਭੀ ਜ਼ਬਾਨੀ ਯਾਦ ਸੀ। ਇਹ ਸਾਬਤ ਕਰਦਾ ਹੈ ਕਿ ਉਸ ਵਕਤ ਤਕ ਸਿੱਖ ਕੌਮ ਵਿਚ 'ਜਾਪੁ' ਸਾਹਿਬ ਦਾ ਰੋਜ਼ਾਨਾ ਪਾਠ ਆਮ ਪ੍ਰਚਲਤ ਸੀ। ਪਹਿਲੇ ਦਿਨ ਪੰਥੀ ਹਜ਼ਾਰ ਸਿੱਖਾਂ ਨੇ ਅੰਮ੍ਰਿਤ ਛਕਿਆ, ਛਕਾਣ ਵਾਲੇ ਕਈ ਜਥੇ ਨਾਲੋਂ ਨਾਲ ਤਿਆਰ ਹੁੰਦੇ ਗਏ, ਉਹ ਸਾਰੇ ਹੀ 'ਜਾਪੁ' ਸਾਹਿਬ ਦੇ ਰੋਜ਼ਾਨਾ ਪਾਠ ਦੇ ਨੇਮੀ ਹੋਣਗੇ, ਤਾਹੀਏਂ ਅੰਮ੍ਰਿਤ ਤਿਆਰ ਕਰ ਸਕੇ। ਇਹ ਸਾਰੀ ਵਿਚਾਰ ਅੱਖਾਂ ਅੱਗੇ ਰੱਖਿਆਂ ਇਹੀ ਸਿੱਟਾ ਨਿਕਲਦਾ ਹੈ ਕਿ 'ਜਾਪੁ' ਸਾਹਿਬ ਦੇ ਰੋਜ਼ਾਨਾ ਪਾਠ ਦਾ ਤਦੋਂ ਆਮ ਰਿਵਾਜ ਸੀ।

ਇਸ ਬਾਣੀ ਦੀ 'ਬਣਤਰ' ਵੇਖਿਆਂ ਪਤਾ ਚਲਦਾ ਹੈ ਕਿ ਇਸ ਵਿਚ ਸੰਸਕ੍ਰਿਤ ਦੇ ਬਹੁਤ ਲਫੜ ਹਨ ਅਤੇ ਹਨ ਭੀ ਕਾਫ਼ੀ ਮੁਸ਼ਕਿਲ। ਸੋ, ਇਸ ਬਾਣੀ ਦੇ ਪ੍ਰਚਲਤ ਹੋਣ ਲਈ ਕਾਫ਼ੀ ਸਮੇਂ ਦੀ ਲੋੜ ਸੀ; ਖਾਸ ਤੌਰ ਤੇ ਉਸ

ਹਾਲਤ ਵਿਚ ਜਦੋਂ ਕਿ ਆਮ ਲੋਕਾਂ ਨੂੰ, ‘ਬਾਹਮਣ’ ਤੋਂ ਉਰੇ ਉਰੇ ਦੇ ਗਰੀਬ ਲੋਕਾਂ ਨੂੰ, ‘ਸੰਸਕ੍ਰਿਤ’ ਤੋਂ ਪ੍ਰਾਸ ਤੌਰ 'ਤੇ ਵਾਂਜਿਆਂ ਰਖਿਆ ਜਾ ਰਿਹਾ ਸੀ।

ਇਹ ਖਿਆਲ ਭੀ, ਕਿ ਸ਼ਾਇਦ ‘ਪ੍ਰਾਲਸਾ’ ਸਜਾਣ ਵਾਲੇ ਦਿਨ ਸਤਿਗੁਰੂ ਜੀ ਨੇ ‘ਅੰਮ੍ਰਿਤੰਤਿਆਰ ਕਰਨ ਵਾਲੇ ਸਿੱਖਾਂ ਪਾਸੋਂ ਗੁਦਕਿਆਂ ਤੋਂ ਹੀ ਪਾਠ ਕਰਾ ਲਿਆ ਹੋਵੇ, ਪਰਖ ਦੀ ਕਸਵੱਟੀ ਉਤੇ ਠੀਕ ਨਹੀਂ ਉਤਰਦਾ। ‘ਜਾਪੁ’ ਸਾਹਿਬ ਦਾ ਪਾਠ ਕਰ ਕੇ ਵੇਖੋ, ਨਵਾਂ ਬੰਦਾ ਜੋ ਸੰਸਕ੍ਰਿਤ ਤੇ ਫਾਰਸੀ ਦੋਹਾਂ ਤੋਂ ਅੰਵਾਖ ਭੀ ਹੋਵੇ, ਦੋ ਚਾਰ ਦਸ ਛਿਨਾਂ ਦੀ ਮਿਹਨਤ ਨਾਲ ਭੀ ਸਹੀ ਤਰੀਕੇ ਨਾਲ ਪਾਠ ਨਹੀਂ ਕਰ ਸਕਦਾ। ਅੰ ਪਹਿਲੇ ਵਿਨ ਹੀ ਗੁਟਕਿਆਂ ਤੋਂ ਪਾਠ ਕਰ ਕੇ ਭੀ, ਪਾਠ ਕਰਨ ਵਾਲਿਆਂ ਦੇ ਅੰਦਰ ਇਸ ਬਾਣੀ ਤੋਂ ਪੈਦਾ ਹੋਣ ਵਾਲਾ ਹੁਲਾਰਾ ਤੇ ਉਤਸ਼ਾਹ ਭੀ ਪੈਦਾ ਨਹੀਂ ਸੀ ਹੋ ਸਕਦਾ। ਇਸ ਤਰ੍ਹਾਂ ਭੀ ਉਹ ਸਾਰਾ ‘ਉੱਦਮ’ ਨਿਸਫਲ ਜਾਂਦਾ ਸੀ। ਸੋ, ਉਪਰ-ਦੱਸੀ ਵਿਚਾਰ ਤੋਂ ਇਹੀ ਸਿੱਟਾ ਨਿਕਲਦਾ ਹੈ ਕਿ ‘ਜਾਪੁ’ ਸਾਹਿਬ ਦੀ ਬਾਣੀ ਸੰਨ ੧੯੯੯ ਤੋਂ ਕਾਫ਼ੀ ਸਮਾ ਪਹਿਲਾਂ ਦੀ ਉਚਾਰੀ ਹੋਈ ਸੀ ਅਤੇ ਸਿੱਖਾਂ ਵਿਚ ਇਸ ਦਾ ਪਾਠ ਬਹੁਤ ਪ੍ਰਚਲਤ ਸੀ।

ਇਹ ਗੱਲ ਇਤਿਹਾਸਕ ਤੌਰ 'ਤੇ ਬਹੁਤ ਪਰਸਿੱਧ ਹੈ ਕਿ ਗੁਰੂ ਗੋਬਿੰਦ ਸਿੱਖ ਜੀ ਪਾਸ ੫੨ ਵਿਦਵਾਨ ਕਵੀ ਰਹਿੰਦੇ ਸਨ, ਜੋ ਸਤਿਗੁਰੂ ਜੀ ਦੀ ਨਿਗਰਾਨੀ ਹੇਠ ਕਈ ਕਿਸਮ ਦੀ ਉਤਸ਼ਾਹ-ਜਨਕ ਕਵਿਤਾ ਲਿਖਦੇ ਸਨ। ਸ੍ਰੀ ਗੁਰੂ ਗੋਬਿੰਦ ਸਿੱਖ ਜੀ ਨੇ ਗੁਰਿਆਈ ਦੀ ਜ਼ਿਮੇਵਾਰੀ ਸੰਭਾਲਦਿਆਂ ਹੀ ਵੇਖ ਲਿਆ ਸੀ ਕਿ ਹੁਣ ਖੰਡਾ ਖੜਕਣ ਦਾ ਸਮਾ ਛਿਰ ਨੇੜੇ ਆ ਰਿਹਾ ਹੈ, ਤੇ ਇਸ ਵਿਚ ਪੂਰੇ ਉਤਰਨ ਲਈ ਗੁਰੂ ਨਾਨਕ ਦੇਵ ਜੀ ਦੇ ਨਾਮ-ਲੇਢਾ ਸਿੱਖਾਂ ਵਿਚ ਬੀਰ-ਰਸ ਭੀ ਭਰਨ ਦੀ ਲੋੜ ਹੈ। ਹੋਰ ਤਰੀਕੇ ਵਰਤਣ ਦੇ ਨਾਲ ਇਹ ਭੀ ਜ਼ਰੂਰੀ ਹੈ ਕਿ ਜੋਸ਼ ਭਰੀ ਕਵਿਤਾ ਤਿਆਰ ਕੀਤੀ ਜਾਵੇ ਅਤੇ ਇਸ ਦੇ ਸੁਣਨ ਪੜ੍ਹਨ ਦਾ ਵੀ ਆਮ ਸਿੱਖਾਂ ਵਿਚ ਪਰਚਾਰ ਹੋਵੇ। ਅਜਿਹੇ ਪਰਚਾਰ ਦਾ ਸਭ ਤੋਂ ਸੌਖਾ ਤਰੀਕਾ ‘ਕਵੀ ਦਰਬਾਰ’ ਹੀ ਹੋ ਸਕਦਾ ਹੈ। ਸੋ, ਸ੍ਰੀ ਕਲਰੀਏਰ ਜੀ ਦੀ ਨਿਗਰਾਨੀ ਵਿਚ ਉਤਸ਼ਾਹ-ਜਨਕ ਕਵਿਤਾਵਾਂ ਦੇ ‘ਕਵੀ ਦਰਬਾਰ’ ਭੀ ਹੁੰਦੇ ਸਨ।

ਇਹ ‘ਕਵੀ ਦਰਬਾਰ’ ਕਦੋਂ ਤੋਂ ਛੁਕ੍ਹੇ ਕੀਤੇ ਗਏ? ਇਸ ਬਾਰੇ ਇਤਿਹਾਸਕ ਤੌਰ 'ਤੇ ਸਾਨੂੰ ਇਹ ਪ੍ਰਬੰਧ ਮਿਲਦੀ ਹੈ ਕਿ ਰਿਆਸਤ ਨਾਹਨ

ਵਿਚ ਜੋ ਸ੍ਰੀ ਦਸਮ ਪਾਉਸ਼ਾਹ ਜੀ ਦੇ ਆਪਣੇ ਹੱਥਾਂ ਦਾ ਬਣਿਆ ਹੋਇਆ ਗੁਰਦੁਆਰਾ ‘ਪਾਊਂਟਾ ਸਾਹਿਬ’ ਹੈ, ਉਥੇ ਹਜ਼ੂਰ ‘ਕਵੀ ਦਰਬਾਰ’ ਲਾਇਆ ਕਰਦੇ ਸਨ (ਏਸੇ ਅਸਥਾਨ ਦੀ ਇਕ ਕੰਧ ਅਗਸਤ ੧੯੪੨ ਵਿਚ ਜਮਨਾ ਦਰਿਆ ਦੇ ਹੜ ਨਾਲ ਢੱਠੀ ਸੀ)। ਸੋ ਏਥੋਂ ਦੋ ਗੱਲਾਂ ਦੀ ਮਖਰ ਮਿਲੀ—ਪਹਿਲੀ, ਜਦੋਂ ਸਤਿਗੁਰੂ ਜੀ ਰਿਆਸਤ ਨਾਹਨ ਵਿਚ ਗਏ, ਉਸ ਸਮੇਂ ਤੋਂ ਪਹਿਲਾਂ ਹੀ ਆਪ ਦੇ ਪਾਸ ਕਈ ਵਿਦਵਾਨ ਕਵੀ ਆ ਚੁਕੇ ਸਨ; ਦੂਜੇ, ਇਹਨਾਂ ਕਵੀਆਂ ਦੀ ਉਤਸ਼ਾਹ-ਜਨਕ ਕਵਿਤਾ ‘ਕਵੀ-ਦਰਬਾਰ’ ਵਿਚ ਸਿੱਖਾਂ ਨੂੰ ਸੁਣਾਈ ਜਾਂਦੀ ਸੀ, ਤਾਕਿ ਸਿੱਖਾਂ ਵਿਚ ‘ਬੀਰ-ਰਸ’ ਵਧੇ।

ਪਰ ਜੋ ਸਤਿਗੁਰੂ ਜੀ ਵਿਦਵਾਨ ਕਵੀਆਂ ਦੀ ਇਤਨੀ ਕਦਰ ਕਰਦੇ ਹੋਣ, ਅਤੇ ਜਿਨ੍ਹਾਂ ਦੀ ਆਪਣੀ ਭੀ ਉੱਚੇ ਦਰਜੇ ਦੀ ‘ਬਾਣੀ’ ਸਾਡੇ ਪਾਸ ਮੌਜੂਦ ਹੋਵੇ, ਉਹਨਾਂ ਬਾਰੇ ਇਹ ਅੰਦਾਜ਼ਾ ਗਲਤ ਨਹੀਂ ਕਿ ਰਿਆਸਤ ਨਾਹਨ ਵਿਚ ਬਣੇ ਗੁਰਦੁਆਰਾ ‘ਪਾਊਂਟ’ ਸਾਹਿਬ ਦੇ ‘ਕਵੀ ਦਰਬਾਰ’ ਵਿਚ ਹਜ਼ੂਰ ਦੀ ਆਪਣੀ ‘ਬਾਣੀ’ ਭੀ ਸੁਣਾਈ ਜਾਂਦੀ ਸੀ ਅਤੇ ਆਪ ਉਸ ਵਕਤ ਤਕ ਮੰਨੇ-ਪਰਮੰਨੇ ‘ਕਵੀ’ ਬਣ ਚੁਕੇ ਸਨ।

ਗੁਰੂ ਗੋਬਿੰਦ ਸਿੰਘ ਜੀ ਰਿਆਸਤ ਨਾਹਨ ਵਿਚ ਸੰਨ ੧੯੯੪ ਈਸਵੀ ਵਿਚ ਗਏ, ਤੇ ਉਥੇ ਤਿੰਨ ਸਾਲ ਰਹੇ। ਉਹਨੀਂ ਦਿਨੀਂ (੧੯੯੪-੮੭) ਉਸ ਰਿਆਸਤ ਵਿਚ ਜਮਨਾ ਨਦੀ ਦੇ ਕੰਢੇ ਦੀ ਇਕਾਂਤ ਵਿਚ ‘ਜਾਪੁ ਸਾਹਿਬ’, ‘ਸਵਈਏ’ ਅਤੇ ‘ਅਕਾਲ ਉਸਤਤਿ’ ਆਦਿਕ ਬਾਣੀਆਂ ਉਚਾਰੀਆਂ ਗਈਆਂ। ‘ਜਾਪੁ ਸਾਹਿਬ’ ਅਤੇ ‘ਸਵਈਏ’ ਰੋਜ਼ਾਨਾ ਪਾਠ ਵਿਚ ਸ਼ਾਮਲ ਹੋਣ ਵਾਲੀਆਂ ਬਾਣੀਆਂ ਹੋਣ ਕਰਕੇ ਬਹੁਤ ਸਿੱਖਾਂ ਨੂੰ ਇਹ ਜ਼ਬਾਨੀ ਯਾਦ ਹੋ ਗਈਆਂ, ਅਤੇ ‘ਅੰਮ੍ਰਿਤ’ ਤਿਆਰ ਹੋਣ ਦੇ ਸਮੇਂ ਸਧਾਰਨ ਤੌਰ ਤੇ ਹੀ ਬਥੇਰੇ ਐਸੇ ਸਿੱਖ ਮਿਲ ਸਕੇ ਜਿਨ੍ਹਾਂ ਨੂੰ ਇਹ ਜ਼ਬਾਨੀ ਕੰਠ ਸਨ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਦਾ

ਜੀਵਨ (ਸੰਖੇਪ)

੧. ਜਨਮ—ਪਟਨਾ ਸਾਹਿਬ, ਪੋਹ ਸੁਦੀ ਸਤਮੀ ਸੰਮਤ ੧੭੨੩, ਪੋਹ ਦੀ ੨੩ ਤਗੀਕ (22 ਦਸੰਬਰ 1666 ਈਸਵੀ), ਪੰਜ ਸਾਲ ਦੀ ਉਮਰ ਤਕ ਏਥੇ ਰਹੇ, ਪੰਡਤ ਸਿਵ ਦੱਤ, ਰਾਜਾ ਛਤਹ ਚੰਦ ਤੇ ਉਸ ਦੀ ਰਾਣੀ ਏਥੋਂ ਦੇ ਵਸਨੀਕਾਂ ਵਿਚੋਂ ਪ੍ਰਸਿੱਧ ਸ਼ਰਧਾਲੂ ਸਨ। ਅਨੰਦਪੁਰ ਅਪੜਨ ਵਿਚ ਇਕ ਸਾਲ ਲੱਗਾ।

੨. ਏ ਸਾਲ ਦੀ ਉਮਰ ਤੋਂ ੧੮ ਸਾਲ ਦੀ ਉਮਰ ਤਕ ੧੨ ਸਾਲ ਅਨੰਦਪੁਰ ਰਹੇ।

(ਉ) ਦਸੰਬਰ 1675 ਈਸਵੀ ਵਿਚ ਪਿਤਾ ਗੁਰੂ ਤੇਗ ਬਹਾਦਰ ਸਾਹਿਬ ਸ਼ਹੀਦ ਹੋਏ।

(ਅ) ਗੁਰੂ ਬਣ ਕੇ, ਬੀਰ-ਰਸ ਦੇ ਸਾਹਿੱਤ ਲਈ ੫੨ ਕਵੀ ਰੱਖੇ; ਸਿੱਖਾਂ ਨੂੰ ਸ਼ਸਤ੍ਰ-ਵਿੱਦਿਆ ਦਾ ਸ਼ੈਕ ਪਾਇਆ; ‘ਰਣਜੀਤ’ ਨਗਾਰਾ ਤਿਆਰ ਕਰਵਾਇਆ।

੩. ਸਤੰਬਰ 1684 ਈਸਵੀ ਤੋਂ ਅਕਤੂਬਰ 1687 ਤਕ ਰਿਆਸਤ ਨਾਹਨ ਵਿਚ ਰਹੇ।

(ਉ) ਨਾਹਨ ਦੇ ਰਾਜੇ ਮੇਦਨੀ ਪ੍ਰਕਾਸ਼ ਤੇ ਸਿਰੀ ਨਗਰ ਦੇ ਰਾਜੇ ਛਤਹ ਸ਼ਾਹ ਦੀ ਸੁਲਹ ਕਰਾਈ (ਰਿਆਸਤ ਸਿਰੀ ਨਗਰ ਜਮਨਾ ਤੋਂ ਪਾਰਲੇ ਪਾਸੇ)।

(ਅ) ਗੁਰਦੁਆਰਾ ‘ਪਾਉਂਟਾ’ ਸਾਹਿਬ ਜਮਨਾ ਦੇ ਕੰਢੇ ਬਣਾਇਆ। ਸਿੱਖ ਕੌਮ ਵਿਚ ਬੀਰ-ਰਸ ਪੈਦਾ ਕਰਨ ਲਈ, ਏਥੇ ਉਤਸ਼ਾਹ-ਜਨਕ

ਕਵਿਤਾਵਾਂ ਦੇ 'ਕਵੀ-ਦਰਬਾਰ' ਲਾਏ ਜਾਂਦੇ ਸਨ। ਜਾਪੁ, ਸਵਈਏ ਅਤੇ ਅਕਾਲ ਉਸਤਤਿ 'ਬਾਣੀਆਂ' ਰਚੀਆਂ।

- (੯) ਸਦੌਰੇ (ਜੋ ਏਥੋਂ ੧੫ ਕੋਹ ਦੀ ਵਿਥ ਤੇ ਹੈ) ਦਾ ਪੀਰ ਸੱਯਦ ਬੁਧੂ ਸ਼ਾਹ ਸੇਵਕ ਬਣਿਆ। ਇਸੇ ਪੀਰ ਜੀ ਦੀ ਸਿਫਾਰਸ਼ ਤੇ ੫੦੦ ਪਠਾਣ, ਜੋ ਸ਼ਾਹੀ ਫੈਜ ਵਿਚੋਂ ਮੈਕੂਡ ਹੋਏ ਸਨ ਤੇ ਬੇਰੁਜ਼ਗਾਰ ਫਿਰਦੇ ਸਨ, ਨੌਕਰ ਰੱਖੇ।
- (੧੦) ਗੁਰੂ ਹਰਿਰਾਇ ਸਾਹਿਬ ਦੇ ਵੱਡੇ ਸਾਹਿਬਜਾਦੇ ਬਾਬਾ ਰਾਮਰਾਇ ਜੀ, ਜੋ ਹੁਣ ਆਪਣੇ ਮਸੰਦਾਂ ਤੋਂ ਤੰਗ ਆਏ ਹੋਏ ਸਨ, ਏਥੇ ਆ ਕੇ ਮਿਲੇ।
- (੧੧) ੫ ਮਈ ੧੬੮੭ ਈਸਵੀ ਨੂੰ ਭੰਗਾਣੀ ਦਾ ਜੰਗ ਹੋਇਆ। ਕਹਿਲੂਰ ਦੇ ਰਾਜੇ ਨੇ ਪਹਾੜੀ ਰਾਜਿਆਂ ਨੂੰ ਨਾਲ ਰਲਾ ਕੇ ਸਿਰੀ ਨਗਰ ਦੀ ਰਿਆਸਤ ਤੋਂ ਮੁੜਦਿਆਂ ਸਤਿਗੁਰੂ ਜੀ ਉੱਤੇ ਹੱਲਾ ਬੋਲ ਦਿੱਤਾ, ਪਰ ਹਾਰ ਖਾਣੀ।
- (੧੨) ਅਕਤੂਬਰ ੧੬੮੭ ਈਸਵੀ ਵਿਚ ਵਾਪਸ ਅਨੰਦਪੁਰ ਮੁੜੇ।
੮. ਅਕਤੂਬਰ ੧੬੮੭ ਈਸਵੀ ਤੋਂ ਦਸੰਬਰ ੧੭੦੪ ਈਸਵੀ ਤਕ ੧੭ ਸਾਲ ਅਨੰਦਪੁਰ ਰਹੇ।
- (੧੩) ੧੬੮੯ ਈਸਵੀ ਵਿਚ 'ਨਦੌਣ' ਦਾ ਜੰਗ, ਜੰਮ੍ਹ ਦੇ ਨਵਾਬ ਅਲੜ ਖਾਂ ਨਾਲ। ਇਹ ਨਵਾਬ ਪਹਾੜੀਆਂ ਉੱਤੇ ਚੜ੍ਹ ਆਇਆ ਸੀ।
- (੧੪) ੧੬੯੦ ਈਸਵੀ 'ਹੁਸੈਨੀ' ਜੁੱਧ। ਰਾਜੇ, ਹੁਸੈਨੀ ਨੂੰ ਚੜ੍ਹਾ ਲਿਆਏ ਸਨ।
- (੧੫) ਪੰਜ ਸਿੱਖਾਂ ਨੂੰ ਬਨਾਰਸ ਸੰਸਕ੍ਰਿਤ ਪੜ੍ਹਨ ਭੇਜਿਆ—'ਨਿਗਮਲਾ' ਸੰਪ੍ਰਦਾ ਚੱਲੀ।
- (੧੬) ਭਾਈ ਨੰਦ ਲਾਲ ਜੀ ਸਿੱਖ ਬਣੇ।
- (੧੭) ੧੩ ਅਪੈਲ ੧੬੯੯ ਵੈਸਾਖੀ ਵਾਲੇ ਦਿਨ 'ਅੰਮ੍ਰਿਤ' ਛਕਾ ਕੇ 'ਮਾਲਸਾ' ਪੰਬ ਤਿਆਰ ਕੀਤਾ।
- (੧੮) ਹੋਲੀਆਂ ਦੇ ਥਾਂ, ਸ਼ਸਤ੍ਰ-ਵਿੱਦਿਆ ਦੇ ਅਭਿਆਸ ਲਈ 'ਹੋਲ' ਜਾਰੀ ਕੀਤਾ।

(ਖ) ਰਾਜਿਆਂ ਦੀ ਛੇੜ-ਮਾਨੀ; 1700, 1701, 1702 ਅਤੇ 1703 ਵਿਚ ਇਹਨਾਂ ਨਾਲ ਚਾਰ ਲੜਾਈਆਂ।

(ਗ) 1704 ਈਸਵੀ ਵਿਚ ਰਾਜੇ, ਸ਼ਾਹੀ ਫੌਜ, ਸਰਹੰਦ ਦਾ ਸੂਬਾ—ਇਹਨਾਂ ਸਾਗਰੀਆਂ ਫੌਜਾਂ ਨੇ ਈ ਮਹੀਨੇ ਅਨੰਦਪੁਰ ਦਾ ਘੋਰਾ ਪਾਈ ਰਖਿਆ। 20-21 ਦਸੰਬਰ (੬-੭ ਪੋਹ) ਦੀ ਵਿਚਕਾਰਲੀ ਰਾਤ ਨੂੰ ਅਨੰਦਪੁਰ ਛੱਡਿਆ।

੫.(ਉ) 22 ਦਸੰਬਰ 1704 ਈਸਵੀ ਨੂੰ ਚਮਕੌਰ ਦੀ ਲੜਾਈ; ਵੱਡੇ ਸਾਹਿਬਜ਼ਾਦੇ ਏਥੇ ਸ਼ਾਗਰੀਦਾਂ ਚੋਏ।

(ਅ) ਪ੍ਰਾਲਸੇ ਨੂੰ ਚਮਕੌਰ ਦੀ ਗੜ੍ਹੀ ਵਿਚ ‘ਗੁਰਿਆਈ’ ਦਿੱਤੀ।

(ਇ) ‘ਮਾਛੀਵਾੜੇ’ ਤੋਂ ਉੱਚ ਦੇ ਪੀਰ, ‘ਹੋਹਰਾਂ’ ਤਕ। ਏਥੋਂ ਜੱਟਪੁਰੇ, ਏਥੋਂ ਦੇ ਚੌਧਰੀ ਰਾਇ ਕੱਲੇ ਨੇ ‘ਮਾਹੀ’ ਹਰਕਾਰੇ ਨੂੰ ਸਰਹੰਦ ਭੇਜਿਆ।

(ਸ) 27 ਦਸੰਬਰ 1704 ਨੂੰ ਛੋਟੇ ਸਾਹਿਬਜ਼ਾਦੇ ਸਰਹੰਦ ਵਿਚ ਸ਼ਹੀਦ।

(ਹ) ਔਰੰਗਜ਼ੇਬ ਵੱਲ ਡਾਰਸੀ ਵਿਚ ਚਿੱਠੀ ‘ਜ਼ਫਰਨਾਮਾ’। ਦੀਨੇ ਪਿੰਡ ਲਿਖਿਆ, ਭਾਗ: ਦਾਇਆ ਸਿੰਘ ਲੈ ਕੇ ਗਿਆ।

(ਕ) 8 ਮਈ 1705 ਈਸਵੀ (੨੧ ਵੈਸਾਖ ੧੭੯੨) ‘ਮੁਕਤਸਰ’ ਦਾ ਜੰਗ।

੬.(ਉ) ਮਈ 1705 ਈਸਵੀ ਤੋਂ ਅਕਤੂਬਰ 1706 ਤਕ ‘ਤਲਵੰਡੀ ਸਾਬੇ ਕੀ’ ਰਹੇ।

(ਅ) ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਤਿਆਰ ਕਰਾਈ।

(ਇ) ਅਕਤੂਬਰ 1706 ਤੋਂ ਨਵੰਬਰ 1708 ਤਕ ਪੰਜਾਬੋਂ ਬਾਹਰ, ਦੱਖਣ ਵੱਲ ਤਿਆਰੀ।

(ਸ) ਰਾਜਪੂਤਾਨੇ ਵਿਚ ‘ਬਘੋਰ’ ਦੇ ਪਾਸ ਔਰੰਗਜ਼ੇਬ ਦੀ ਮੌਤ ਦੀ ਮੁਹਰ।

(ਹ) ਬਹਾਦਰ ਸ਼ਾਹ ਦੀ ਮਦਦ, ਆਗਰੇ ਵੱਲ ਮੁੜੇ, ਅਗਸਤ 1707 ਤੋਂ ਨਵੰਬਰ 1707 ਤਕ ਏਥੇ ਰਹੇ, ਬਹਾਦਰ ਸ਼ਾਹ ਪਾਸ।

(ਕ) ਬਹਾਦਰ ਸ਼ਾਹ ਦੇ ਨਾਲ ਦੱਖਣ ਨੂੰ (੧੩ ਮਹੀਨੇ ਨਾਲ ਰਹੇ) ਅਗਸਤ

1707 ਤੋਂ ਸਤੰਬਰ 1708 ਤਕ।

- (ਖ) ਸਤੰਬਰ 1708 ਵਿਚ 'ਨੰਦੇੜ' ਅਪੜੇ, ਬੈਰਾਗੀ ਲਛਮਨ ਦਾਸ ਨੂੰ ਮਿਲੇ, ਇਸ ਨੂੰ ਸਿੰਘ ਬਣਾਇਆ, ਜੋ ਬਾਬਾ 'ਬੰਦਾ ਸਿੰਘ' ਬਣਿਆ।
- (ਗ) ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਿਆਈ।
- (ਘ) ਕਤਕ ਸੁਦੀ ੫, ੧੭੬੪ (ਨਵੰਬਰ 1708) ਜੋਤੀ ਜੋਤਿ ਸਮਾਏ। ਸੁਖਾ ਸਰਹੰਦ ਦੇ ਭੇਜੇ ਹੋਏ ਦੋ ਮੁਸਲਮਾਨਾਂ ਨੇ ਸੁੱਤੇ ਪਿਆ 'ਤੇ ਕਾਇਰਤਾ ਦਾ ਵਾਰ ਕੀਤਾ ਸੀ।

ਜਨਮ—	22 ਦਸੰਬਰ 1666 ਈਸਵੀ
ਜੋਤੀ ਜੋਤਿ—	ਨਵੰਬਰ 1708 ਈਸਵੀ
ਕੁਲ ਉਮਰ—	੪੨ ਸਾਲ
ਪਟਨੇ—	੫ ਸਾਲ
ਰਾਹ ਵਿਚ—	੧ ਸਾਲ
ਅਨੰਦਪੁਰ—	੧੨ ਸਾਲ
ਨਾਹਨ—	੩ ਸਾਲ
ਫਿਰ ਅਨੰਦਪੁਰ—	੧੭ ਸਾਲ
ਰਾਹ ਤੇ ਤਲਵੰਡੀ ਸਾਬੋ—	੨ ਸਾਲ
ਪੰਜਾਬੋਂ ਬਾਹਰ—	੨ ਸਾਲ
<hr/>	
ਜੜ	<u>੪੨ ਸਾਲ</u>

ਜਾਪੁ ਸਾਹਿਬ ਦਾ ਭਾਵ

ਛੰਦ-ਵਾਰ

(੧) ਛਪੈ ਛੰਦ—ਕੋਈ ਭੀ ਲਫਜ਼ ਪਰਮਾਤਮਾ ਦੇ ਅਸਲ ਸਰੂਪ ਨੂੰ ਬਿਆਨ ਨਹੀਂ ਕਰ ਸਕਦਾ, ਕਿਉਂਕਿ ਉਹ ਅਰੂਪ ਤੇ ਬੇ-ਮਿਸਾਲ ਹੈ।

(‘ਤਵ ਸਰਬ-ਨਾਮੁ ਕਬੈ ਕਵਨੁ’, ‘ਨੇਤਿ ਨੇਤਿ’)

(੨) ਭੁਜੰਗ ਪ੍ਰਯਾਤ ਛੰਦ (੨ ਤੋਂ ੨੯)—ਪਰਮਾਤਮਾ ਦੀ ਕੋਈ ਤਸਵੀਰ ਨਹੀਂ ਬਣਾਈ ਜਾ ਸਕਦੀ, ਕਿਉਂਕਿ ਸੰਸਾਰਕ ਜੀਵਾਂ ਵਾਂਗ ਉਸ ਦਾ ਕੋਈ ਸਰੀਰ ਨਹੀਂ ਹੈ, ਉਹ ਜੀਵਾਂ ਵਾਂਗ ਇਸਤੇ ਤੋਂ ਪੈਦਾ ਨਹੀਂ ਹੋਇਆ (ਅਲੋਖ, ਅਕਾਏ, ਅਜਾਏ)। ਪ੍ਰਭੂ ਨੂੰ ਮਿਲਣ ਲਈ ਕੋਈ ਧਾਰਮਿਕ ਰਸਮਾਂ ਜਾਂ ਵਰਣ-ਆਸ੍ਰਮ ਦੀਆਂ ਰਸਮਾਂ ਕਰਨ ਦੀ ਲੋੜ ਨਹੀਂ ਹੈ (ਅਕਰਮ, ਅਧਰਮ)। ਉਸ ਦਾ ਸਰੂਪ ਜਗਤ-ਰਚਨਾ ਵਾਲੇ ਪੰਜ ਤੱਤਾਂ ਤੋਂ ਨਹੀਂ ਬਣਿਆ, ਇਸ ਵਾਸਤੇ ਕਿਸੇ (ਪੰਜ-ਤੱਤੀ) ਪ੍ਰਸੂ ਦੀ ਕੁਰਬਾਨੀ ਦੇ ਕੇ ਉਸ ਨੂੰ ਖੁਸ਼ ਨਹੀਂ ਕੀਤਾ ਜਾ ਸਕਦਾ (ਅਭੂਤ, ਅਜੂਪ)। ਨਾ ਹੀ ਦੇਵਤਿਆਂ ਦੀਆਂ ਮੁਰਤੀਆਂ ਵਾਂਗ ਉਸ ਨੂੰ ਕਿਸੇ ਮੰਦਰ ਵਿਚ ਟਿਕਾਇਆ ਜਾ ਸਕਦਾ ਹੈ (ਅਬਾਪ)। ਪ੍ਰਭੂ ਪਿਆਰ-ਸਰੂਪ ਹੈ (ਤੇ ‘ਪਿਆਰ’ ਦੀ ਭੇਟ ਹੀ ਮੰਗਦਾ ਹੈ) (‘ਰਾਗ’)

(੩) ਚਾਚਰੀ ਛੰਦ (੨੯ ਤੋਂ ੪੩)—ਪ੍ਰਭੂ ਦੀ ਕੋਈ ਤਸਵੀਰ ਨਹੀਂ ਬਣਾਈ ਜਾ ਸਕਦੀ (ਅਲੋਖ), ਉਸ ਦਾ ਸਹੀ ਸਰੂਪ ਲੱਭਿਆ ਨਹੀਂ ਜਾ ਸਕਦਾ (ਅਧੇ), ਸਭ ਜੀਵਾਂ ਦਾ ਸਾਬੀ ਹੈ (ਰਫੀਕ), ਪਰ ਕੋਈ ਧਾਰਮਿਕ ਰਸਮ ਉਸ ਨੂੰ ਵੱਸ ਵਿਚ ਨਹੀਂ ਲਿਆ ਸਕਦੀ (ਅਕਰਮ)।

(੪) ਭੁਜੰਗ ਪ੍ਰਯਾਤ ਛੰਦ (੪੪ ਤੋਂ ੬੧)—ਕੌਮਲ ਸੁੰਦਰਤਾ (ਜਮਾਲ) ਅਤੇ ਤੇਜ਼-ਮਈ ਪ੍ਰਕਾਸ਼ (ਜਲਾਲ) ਦੋਹਾਂ ਦਾ ਸੌਮਾ ਪ੍ਰਭੂ ਆਪ ਹੈ (ਚੰਦ ਚੰਦ, ਭਾਨ ਭਾਨ); ਉਹ ਇਕ ਐਸੀ ਮਹਾਨ ਸੁੰਦਰ ਹਸਤੀ ਹੈ ਜਿਸ ਨੇ ਸਾਰੇ ਜੀਵਾਂ ਨੂੰ ਮੌਹ ਰਖਿਆ ਹੈ (ਗੀਤ ਗੀਤ; ਤਾਨ ਤਾਨ; ਨਿੱਤ ਨਿੱਤ; ਨਾਦ ਨਾਦ)।

ਪ੍ਰਭੂ, ਮਾਨੋ, ਇਕ ਨਗਾਰਚੀ ਹੈ ਜਿਸ ਨੇ ਢੋਲ ਵਜਾ ਕੇ ਇਹ ਜਗਤ-ਰੂਪ ਮੇਲਾ ਇਕੱਠਾ ਕੀਤਾ ਹੋਇਆ ਹੈ (ਪਾਨ ਪਾਨ, ਬਾਦ ਬਾਦ), ਪਰ ਜਗਤ ਉੱਤੇ ਪਰਲੋ ਲਿਆਉਣ ਵਾਲਾ ਭੀ ਉਹ ਆਪ ਹੀ ਹੈ, ਸਭ ਦਾ ਨਾਸ ਕਰਨ ਵਾਲਾ ਹੈ (ਪ੍ਰਭੰਗੀ, ਪ੍ਰਮਾਬੈ); ਭਿਆਨਕ-ਰੂਪ ਭੀ ਹੈ ਤੇ ਮਾਂ ਵਾਂਗ ਸਾਰੇ ਜਗਤ ਨੂੰ ਪਿਆਰ ਕਰਨ ਵਾਲਾ ਭੀ ਹੈ (ਸ਼ਸਤ੍ਰ-ਪਾਣਿ ਅਸਤ੍ਰ-ਮਾਣ, ਲੋਕ-ਮਾਤਾ); ਜਗਤ-ਪਰਵਾਰ ਨੂੰ ਗਹੁ ਨਾਲ ਪਾਲਦਾ ਹੈ (ਸੁਧਰਮ), ਕਿਉਂਕਿ ਪਿਆਰ ਰੂਪ ਹੈ (ਰਾਗ-ਰੂਪ)।

(੫) ਚਾਚਰੀ ਛੰਦ (੬੨, ੬੩)—ਪਰਮਾਤਮਾ ਸਭ ਜੀਵਾਂ ਦਾ ਮਾਲਕ ਹੈ, ਉਸਦਾ ਨਾ ਕੋਈ ਇਕ ਦੇਸ ਹੈ ਤੇ ਨਾ ਕੋਈ ਇਕ ਪਹਿਰਾਵਾ।

(੬) ਭੁਜੰਗ ਪ੍ਰਯਾਤ ਛੰਦ (੬੪ ਤੋਂ ੭੩)—ਪਰਮਾਤਮਾ ਨੂੰ ਕਿਸੇ ਪਾਸੋਂ ਰਾਖੀ ਦੀ ਲੋੜ ਨਹੀਂ, ਕਿਉਂਕਿ ਉਹ ਮੌਤ-ਰਹਿਤ ਹੈ (ਅਪਾਲ, ਅਕਾਲ)। ਪ੍ਰਭੂ ਇਤਨਾ ਅਸਗਾਹ ਪਿਆਰ ਰੂਪ ਹੈ ਕਿ ਇਸ ਬੇਅੰਤ ਜਗਤ-ਖਿਲਾਰੇ ਨੂੰ ('ਪਰਮ ਤਾਨ') ਰਚ ਕੇ ਹਰੇਕ ਦੀ ਸੰਭਾਲ ਭੀ ਕਰਦਾ ਹੈ, ਪਰ ਮਹਾਂ ਭਿਆਨਕ ਰੂਪ ਭੀ ਉਹ ਆਪ ਹੀ ਹੈ, ਕਿਉਂਕਿ ਸਾਰੇ ਜਗਤ ਨੂੰ ਉਹ ਆਪ ਹੀ ਨਾਸ ਕਰਦਾ ਹੈ (ਪ੍ਰੀਤ ਪ੍ਰੀਤ; ਰੋਖ ਰੋਖ; ਸੋਖ ਸੋਖ); ਕੋਈ ਜੀਵ ਪਰਮਾਤਮਾ ਉੱਤੇ ਦਬਾਅ ਨਹੀਂ ਪਾ ਸਕਦਾ (ਅਖਿੱਜ)।

(੭) ਚਰਪਟ ਛੰਦ (੭੪ ਤੋਂ ੭੯)—ਪਰਮਾਤਮਾ ਇਕ ਐਸਾ ਪਾਤਿਸ਼ਾਹ ਹੈ (ਸਰਬੰਧੁਗਤਾ) ਜਿਸ ਦੇ ਕਾਨੂੰਨ ਦੇ ਰਾਹ ਵਿਚ ਕੋਈ ਜੀਵ ਰੋਕ ਨਹੀਂ ਪਾ ਸਕਦਾ (ਅੰਬਿਤ ਧਰਮ), ਜਿਸ ਦੇ ਕਾਨੂੰਨਾਂ ਵਿਚ ਕੋਈ ਉਕਾਈ ਨਹੀਂ ਹੈ (ਅਲੱਖ ਧਰਮ); ਪਰ ਉਹ ਪਾਤਿਸ਼ਾਹ ਹੈ ਭੀ ਐਸਾ, ਜੋ ਸਭ ਜੀਵਾਂ ਦੇ ਦਿਲ ਦੀ ਜਾਣਦਾ ਹੈ (ਸਰਬੰਧਿਗਾਤਾ) ਤੇ ਸਭ ਦਾ ਰਾਖਾ ਹੈ (ਸਰਬੰਧ ਪਾਲੇ)।

(੮) ਰੂਆਲ ਛੰਦ (੭੯ ਤੋਂ ੯੬)—ਪ੍ਰਭੂ ਸਭ ਰਸਾਂ ਦਾ ਸੋਮਾ ਹੈ, ਪਰ ਉਹ ਆਪ ਰਸਾਂ ਦੇ ਬੰਧਨਾਂ ਤੋਂ ਮੁਕਤ ਹੈ (ਅਵਧੂਤ ਰੂਪ ਰਸਾਲ); ਪਰਮਾਤਮਾ ਦੀ ਹਸਤੀ ਵਿਚ ਕੋਈ ਉਕਾਈ ਨਹੀਂ (ਅਸੇਖ); ਪਿਆਰ-ਰੂਪ ਹੋ ਕੇ ਹਰ ਥਾਂ ਮੌਜੂਦ ਹੈ (ਹੋਇ ਫੈਲਿਓ ਅਨੁਰਾਗ); ਸਾਰੇ ਜਗਤ ਦਾ ਮੂਲ ਪ੍ਰਭੂ ਆਪ ਹੀ ਹੈ, ਜਗਤ-ਖੇਡ ਮੁਕਾ ਕੇ ਫਿਰ ਆਪ ਹੀ ਇਕੱਲਾ ਰਹਿ ਜਾਂਦਾ ਹੈ (ਅਖੇਲੁ ਖੇਲਨਿ, ਅੰਤ ਕੇ ਫਿਰਿ ਏਕੁ); ਪਰਮਾਤਮਾ ਤੋਂ ਵੱਖਰੀ ਕੋਈ ਜੀਵਾਤਮਾ ਦੀ ਹਸਤੀ ਨਹੀਂ, ਸਭ ਵਿਚ ਉਹ ਆਪ ਮੌਜੂਦ ਹੈ (ਅਨਾਤਮ, ਏਕ ਪੁਰਖ); ਕਿਸੇ

ਧਾਰਮਿਕ ਪੁਸਤਕ ਦੀ ਰਾਹੀਂ ਪ੍ਰਭੂ ਦਾ ਮੁਕੰਮਲ ਸਰੂਪ ਸਮਝ ਵਿਚ ਨਹੀਂ ਆ ਸਕਦਾ (ਕੋਟਿ ਸਿੰਖਿਤ ਪੁਰਾਣ ਸਾਸਤ੍ਰ ਨ ਆਵਈ ਵਹੁ ਚਿਤਿ)।

(੯) ਮਪੁਭਾਰ ਛੰਦ (੬੭ ਤੋਂ ੬੩)—ਜਗਤ-ਰਚਨਾ ਦੇ ਸਾਰੇ ਵਸੀਲੇ ਪਰਮਾਤਮਾ ਦੇ ਆਪਣੇ ਹੱਥ ਵਿਚ ਹਨ (ਆਜਾਨ ਬਾਹੁ), ਪਰ ਉਸਨੂੰ ਇਸ ਜਗਤ ਦੀ ਖਾਤਰ ਕੋਈ ਖਾਸ ਉਚੇਚ ਨਹੀਂ ਕਰਨਾ ਪੈਂਦਾ (ਆਲਿਸ਼ਨ ਕਰਮ), ਫਿਰ ਭੀ ਜਗਤ-ਪਾਲਣ ਦੇ ਫਰਜ਼ ਨੂੰ ਐਸੀ ਖੁਬੀ ਨਾਲ ਨਿਬਾਹੁਂਦਾ ਹੈ ਕਿ ਜੀਵਾਂ ਵਾਸਤੇ ਉਹ ਨਮੂਨੇ ਦਾ ਕੰਮ ਦੇਂਦਾ ਹੈ (ਆਦਿਸ਼ਨ ਧਰਮ)।

(੧੦) ਚਾਚਰੀ ਛੰਦ (੬੪, ੬੫)—ਜੀਵਾਂ ਨੂੰ ਮੁਕਤੀ ਦੇਣ ਵਾਲਾ ਕਰਤਾਰ ਆਪ ਹੀ ਹੈ, ਉਹ ਖੁਦ ਆਪ ਪਹਿਲਾਂ ਹੀ ਕਾਮਨਾ ਤੋਂ ਮੁਕਤ ਹੈ, (ਮੁਕੰਦ), ਅਕਾਮ)।

(੧੧) ਭੁਜੰਗ ਪ੍ਰਯਾਤ ਛੰਦ (੬੬ ਤੋਂ ੬੮)—ਸਾਰੇ ਜਗਤ ਨੂੰ ਪੈਦਾ ਕਰਨ ਵਾਲਾ (ਕਰਤਾ), ਪਾਲਣ ਵਾਲਾ (ਭਰਤਾ) ਤੇ ਨਾਸ ਕਰਨ ਵਾਲਾ (ਹਰਤਾ) ਪਰਮਾਤਮਾ ਆਪ ਹੀ ਹੈ।

(੧੨) ਚਾਚਰੀ ਛੰਦ (੬੯ ਤੋਂ ੧੦੨)—ਸੰਸਾਰਕ ਜੀਵਾਂ ਵਾਂਗ ਕਰਮਾਂ ਭਰਮਾਂ ਦੇ ਅਧੀਨ ਹੋਣ ਦੇ ਕਾਰਨ ਪਰਮਾਤਮਾ ਨੂੰ ਮਾਂ ਦੇ ਪੇਟ ਵਿਚ ਆ ਕੇ ਸਰੀਰ ਨਹੀਂ ਧਾਰਨਾ ਪੈਂਦਾ (ਨ ਭਰਮੌ, ਨ ਕਰਮੌ, ਨ ਕਾਏ, ਅਜਾਏ), ਉਸ ਦੀ ਕੋਈ ਤਸਵੀਰ ਨਹੀਂ ਬਣ ਸਕਦੀ (ਨ ਚਿਤੈ), ਕਿਉਂਕਿ ਉਹ ਕਿਸੇ ਨੂੰ ਇਹਨਾਂ ਅੱਖਾਂ ਨਾਲ ਦਿੱਸਦਾ ਨਹੀਂ (ਅਦਿਸੈ); ਕੋਈ ਉਸ ਦੀ ਬਰਾਬਰੀ ਨਹੀਂ ਕਰ ਸਕਦਾ (ਨ ਸਦੈ, ਨ ਮਿਦੈ)।

(੧੩) ਭਗਵਤੀ ਛੰਦ (੧੦੩ ਤੋਂ ੧੩੨)—ਕੋਈ ਧਾਰਮਿਕ ਰਸਮਾਂ ਪਰਮਾਤਮਾ ਨੂੰ ਵੱਸ ਵਿਚ ਨਹੀਂ ਲਿਆ ਸਕਦੀਆਂ (ਆਗੰਜ ਕਰਮੈ); ਕੋਈ ਵਹਿਮ ਭਰਮ ਉਸ ਨੂੰ ਛੁਲਾ ਨਹੀਂ ਸਕਦਾ (ਆਭੰਜ ਭਰਮੈ); ਪਰਮਾਤਮਾ ਦੀ ਹਸਤੀ ਐਸੀ ਹੈ ਜਿਸ ਉਤੇ ਮਾਇਆ ਦਾ ਮੋਹ ਅਸਰ ਨਹੀਂ ਕਰ ਸਕਦਾ (ਅਵਧੂਤ ਬਰਨ), ਕਿਉਂਕਿ ਉਹ ਆਪ ਸੁੰਦਰਤਾ ਦਾ ਮੂਲ ਹੈ (ਬ੍ਰਹਮ ਸਰੂਪ), ਤੇ ਆਪਣੇ ਆਪ ਦੇ ਵੱਸ ਵਿਚ ਹੈ (ਏਕੈ ਅਧੀਨ); ਕਿਤੇ ਕੋਮਲ ਸੁੰਦਰਤਾ ਹੈ, ਕਿਤੇ ਤੇਜ ਪ੍ਰਕਾਸ਼ ਹੈ, ਸਾਰੇ ਜਮਾਲ ਤੇ ਜਲਾਲ ਦਾ ਸੋਮਾ ਪਰਮਾਤਮਾ ਹੈ (ਸਰਬਤ੍ਰ ਭਾਨੈ, ਸਰਬਤ੍ਰ ਚੰਦੈ); ਸਾਰੇ ਜੀਵਾਂ ਵਿਚ ਬੈਠਾ ਆਪ ਹੀ ਬੋਲ

ਰਿਹਾ ਹੈ (ਸਰਬੰ ਕਲੀਮ); ਪ੍ਰਭੂ ਦੀ ਜਗਤ-ਰਚਨਾ ਦੀ ਵਿਉਂਤ ਵਿਚ ਕੋਈ ਵਿਘਨ ਨਹੀਂ ਪਾਇਆ ਜਾ ਸਕਦਾ ਹੈ (ਸਲੀਖਤ ਮੁਦਾਅਮ); ਪਰਮਾਤਮਾ ਇਕ ਮਹਾਨ, ਅਕੱਥ, ਬੇਦਾਗ ਤੇ ਅਛੋਹ ਸੁੰਦਰਤਾ ਹੈ (ਹੁਸਨਲ ਵਜੂ), ਉਸ ਦੇ ਸਾਰੇ ਹੀ ਅੰਗ ਸੋਹਣੇ ਹਨ (ਸੁਭੰ ਸਰਬ ਭਾਗ); ਸਭ ਜੀਵਾਂ ਨਾਲ ਪਿਆਰ ਕਰਦਾ ਹੈ (ਸਰਬਾ ਅਨੁਰਾਗ), ਪਰ ਸਭ ਜੀਵਾਂ ਉਤੇ ਕੁੰਡਾ ਭੀ ਉਸੇ ਦਾ ਹੈ (ਤ੍ਰਿਬਾਪ); ਪਰਮਾਤਮਾ ਦਾ ਸਰੂਪ ਠੀਕ ਤਰ੍ਹਾਂ ਬਿਆਨ ਨਹੀਂ ਕੀਤਾ ਜਾ ਸਕਦਾ (ਅਨ-ਉਕਤ ਸਰੂਪ)।

(੧੪) ਚਾਚਰੀ ਛੰਦ (੧੩੩ ਤੋਂ ੧੪੧)—ਇਤਨੇ ਬੇਅੰਤ ਜਗਤ ਦਾ ਕਰਤਾ ਤੇ ਪਾਲਕ ਹੋ ਕੇ ਭੀ ਪਰਮਾਤਮਾ ਨੂੰ ਕੋਈ ਚਿੰਤਾ ਤੇ ਤੌਖਲਾ ਨਹੀਂ ('ਉਦਾਸ'), ਤੇ ਕੋਈ ਮੋਹ ਭੀ ਨਹੀਂ ('ਅਭਗਤ'), ਕਿਉਂਕਿ ਸੰਸਾਰਕ ਪਦਾਰਥ ਉਸ ਨੂੰ ਖਿੱਚ ਨਹੀਂ ਪਾ ਸਕਦੇ ('ਬਿਰਕਤ'); ਪ੍ਰਭੂ ਸਭ ਜੀਵਾਂ ਦਾ ਪ੍ਰਾਣ-ਰੂਪ ਹੈ (ਅਨੀਲ), ਸਦਾ ਮੌਜੂਦ ਹੈ (ਸੁਨਿੱਤ), ਪਰ ਰੋਜ਼ ਦਿਸਦੇ ਸਧਾਰਨ ਪਦਾਰਥਾਂ ਵਰਗਾ ਨਹੀਂ ਹੈ (ਅਨਿੱਤ)।

(੧੫) ਚਰਪਟ ਛੰਦ (੧੪੨ ਤੋਂ ੧੪੪)—ਸਭ ਜੀਵਾਂ ਵਿਚ ਵਿਆਪਕ ਹੋ ਕੇ ਦੁਨੀਆ ਦੇ ਸਾਰੇ ਕੰਮ (ਪ੍ਰਭੂ) ਆਪ ਕਰਦਾ ਹੈ (ਸਰਬੰ ਕਰਮੰ, ਧਰਮੰ) ਵਿਚ ਭੀ ਸਭ ਤੋਂ ਨਿਰਾਲਾ ਹੈ (ਸਰਬੰ ਮੁਕਤਾ)।

(੧੬) ਰਸਾਵਲ ਛੰਦ (੧੪੫ ਤੋਂ ੧੪੯)—ਪਰਮਾਤਮਾ ਸਭ ਦਾ ਸਹਾਈ ਹੈ ('ਸਦਾ ਸਰਬ ਸਾਬਾ'); ਜਗਤ ਦੇ ਜੀਵਾਂ ਵਾਂਗ ਉਸ ਵਿਚ ਕੋਈ 'ਮੇਰ ਤੇਰ' ਜਾਂ ਅਪਣੱਤ ਨਹੀਂ ਹੈ (ਨ ਪੈਂਡੈ ਨ ਪੁੜੈ, ਨ ਸੜੈ ਨ ਮਿੜੈ)।

(੧੭) ਭਗਵਤੀ ਛੰਦ (੧੫੦ ਤੋਂ ੧੬੦)—ਹਰੇਕ ਜੀਵ ਦੇ ਅੰਦਰ ਪਰਮਾਤਮਾ ਆਪ ਬੋਲ ਰਿਹਾ ਹੈ ('ਸਮਸਤੁਲ ਜ਼ਬਾਂ'); ਉਸ ਦਾ ਕਦੇ ਭੀ ਕੋਈ ਝਾਸ ਲਿਖਾਸ ਨਹੀਂ ਹੋਇਆ (ਹਮੇਸ਼ਲ ਅਭੇਖ); ਹਰ ਸਮੇਂ ਹਰ ਥਾਂ ਮੌਜੂਦ ਹੈ, ਪਰ ਉਸ ਦਾ ਭੇਤ ਨਹੀਂ ਪੈ ਸਕਦਾ ('ਜ਼ਮੀਨੁਲ ਜ਼ਮਾਂ, ਆਮੀਕੁਲ ਇਮਾ'); ਹਰੇਕ ਕਿਸਮ ਦੇ ਚੰਗੇ ਮੰਦੇ, ਦੁਖੀ ਸੁਖੀ ਜੀਵਾਂ ਵਿਚ ਹੁੰਦਾ ਹੋਇਆ ਭੀ ਉਹ ਆਪ ਚਾਨਣ ਹੀ ਚਾਨਣ ਹੈ ('ਅਮਿਤੇ ਪਸਾ, ਆਤਮ ਪ੍ਰਭਾ')।

(੧੮) ਮਧੁਭਾਰ ਛੰਦ (੧੬੧ ਤੋਂ ੧੭੦)—ਪਰਮਾਤਮਾ ਦੇ ਬਣਾਏ ਜੀਵ ਇਹ ਗੱਲ ਨਹੀਂ ਦੱਸ ਸਕਦੇ ਕਿ ਪਰਮਾਤਮਾ ਕਿਹੋ ਜਿਹਾ ਤੇ ਕੇਡਾ ਵੱਡਾ ਹੈ ('ਗਤਿ ਮਿਤਿ ਉਦਾਰ'); ਉਹ ਆਪ ਸਾਗੀ ਕਾਇਨਾਤ ਦਾ ਸਰਦਾਰ ਹੈ

(‘ਪਿੰਤ ਧਰ ਪੁਰਾਸ’); ਪ੍ਰਭੂ ਕਿਸੇ ਭੌਲੇ ਕਿਸੇ ਦਾ ਮੁਖਾਜ਼ ਨਹੀਂ ਹੈ (‘ਆਜਿਜ਼ ਨ ਬਾਤ’); ਬੰਦਿਆਂ ਦੀ ਕਿਸੇ ਭੁੱਲ ‘ਤੇ ਗੁੰਸੇ ਨਹੀਂ ਹੀਦਾ ਤੇ ਨਾ ਹੀ ਕਿਸੇ ਦੀ ਰੋਜ਼ੀ ਬੰਦ ਕਰਦਾ ਹੈ, ਸਗੋਂ ਉਸ ਦੇ ਅਮੁੱਕ ਛੰਡਾਰੇ ਖੁੱਲ੍ਹੇ ਪਏ ਹਨ (‘ਅਨਰੰਜ ਬਾਤ, ‘ਅਨਟੁਟ ਭੁੰਡਾਈ’); ਪ੍ਰਭੂ ਕਥਾਲ ਦਾ ਫਰਜ਼-ਸ਼ਿਨਾਸ ਹੈ ਅਤੇ ਉਸ ਦੇ ਸਾਰੇ ਕੰਮ ਬੜੇ ਸਚਾਸ-ਕਰੇ ਹਨ (‘ਆਡੀਠ ਧਰਮ, ਅਤਿ ਢੀਠ ਕਰਮ’).

(੧੯) ਹਰਿਬੋਲਮਨਾ ਛੰਦ (੧੯੧ ਤੋਂ ੧੯੪)–ਦੇਵਤਿਆਂ ਵਾਂਗ ਪਰਮਾਤਮਾ ਮੰਡਾਂ ਨਾਲ ਵੱਸ ਵਿਚ ਨਹੀਂ ਆ ਸਕਦਾ (‘ਅਜਪ, ਅਜਪ’); ਨਾ ਹੀ ਦੇਵਤਿਆਂ ਦੀਆਂ ਮੂਰਤੀਆਂ ਵਾਂਗ ਉਹ ਮੰਦੇਰ ਵਿਚ ਟਿਕਾਇਆ ਜਾ ਸਕਦਾ ਹੈ (‘ਅਥਪ ਅਥਪ’); ਕਿਉਂਕਿ ਉਸ ਦੀ ਕੋਈ ਮੂਰਤੀ ਘੜੀ ਹੀ ਨਹੀਂ ਜਾ ਸਕਦੀ (‘ਆਕ੍ਰਿਤ + ਆਕ੍ਰਿਤਿ’). ਪਰਮਾਤਮਾ ਆਪਣੇ ਆਪ ਦੇ ਹੀ ਵੱਸ ਵਿਚ ਹੈ; ਕਿਉਂਕਿ ਜਿਹੋ ਜਿਹਾ ਉਹ ਹੈ ਉਹੋ ਜਿਹਾ ਉਹ ਆਪ ਹੀ ਹੈ (‘ਆਤਮ ਬਸਿ, ਜਸ ਕੇ ਜਸ’).

(੨੦) ਭੁਜੰਗ ਪ੍ਰਯਾਤ ਛੰਦ (੧੯੫ ਤੋਂ ੧੯੬)–ਪਰਮਾਤਮਾ ਦੇ ਸਕੂਪ ਵਿਚ ਕੋਈ ਐਬ ਨਹੀਂ, ਮਹਾਨ ਸੁੰਦਰ ਹਸਤੀ ਹੈ (‘ਕਲੰਕਾਰਿ ਰੂਪ, ਅਲੰਕਾਰ ਅਲੰਕ’), ਪਰ ਘੁੱਪ ਹਨੇਰਾ ਭੀ ਉਹ ਆਪ ਹੀ ਹੈ (‘ਅਧਿਕਾਰ’), ਜਮਾਲ ਤੇ ਜਲਾਲ ਦੇਹਾਂ ਦਾ ਸੋਮਾ ਹੈ (‘ਸੁਰਜ ਸੂਰਜ, ਚੰਦ ਚੰਦ’). ਜਗਤ ਵਿਚ ਕਿਤੇ ਝਗੜੇ ਕਿਤੇ ਸ਼ਾਤੀ, ਕਿਤੇ ਹਨੇਰਾ ਕਿਤੇ ਚਾਨਣ, ਕਿਤੇ ਚੁੱਧ ਕਿਤੇ ਗਿਆਨ-ਚਰਚਾ—ਇਹ ਵਿਰੋਧੀ ਕੌਤਕ ਉਸੇ ਦੀ ਖੇਡ ਹੈ (‘ਕਲਹ ਕਰਤਾ, ਸਾਂਤਿ ਰੂਪ’); ਇਹ ਦਿੱਸਦਾ ਜਗਤ ਭੀ ਪ੍ਰਭੂ ਦਾ ਰੂਪ ਹੈ ਅਤੇ ਅਦਿਸ਼ਟ ਸੂਖਮ ਮੂਲ ਭੀ ਉਹੀ ਹੈ (‘ਬਿੰਦ ਬਿੰਦ, ਬੀਜ ਬੀਜ’).

(੨੧) ਏਕ-ਅਛਗੀ ਛੰਦ (੧੯੬ ਤੋਂ ੧੯੬)–ਪਰਮਾਤਮਾ ਦਾ ਕੋਈ ਚਿੱਤਰ ਨਹੀਂ ਬਣਾਇਆ ਜਾ ਸਕਦਾ, ਕਿਉਂਕਿ ਉਸ ਦਾ ਕੋਈ ਪ੍ਰਾਸ ਪਹਿਰਾਵਾ ਨਹੀਂ ਹੈ (‘ਅਲੇਖ, ਅਭੇਖ’); ਉਹ ਹਰ ਥਾਂ ਅਕਾਸ਼ ਵਾਂਗ ਸਰਬ ਵਿਆਪਕ ਹੈ (‘ਅਕਾਸ਼’); ਸੁਨ-ਮੰਨ ਹੋ ਕੇ ਵੱਖਰਾ ਨਹੀਂ ਬੈਠ ਰਿਹਾ (‘ਅਮੇਨੀ’); ਪਰ ਵਿਆਪਕ ਹੁੰਦਿਆਂ ਭੀ ਕੋਈ ਕਾਮਨਾ ਉਸ ਨੂੰ ਧੋਹ ਨਹੀਂ ਸਕਦੀ (‘ਅਕਾਮ, ਨ ਰਾਗੇ’).

(੨੨) ਭੁਜੰਗ ਪ੍ਰਯਾਤ ਛੰਦ (੧੯੭ ਤੋਂ ੧੯੮)–ਪਰਮਾਤਮਾ ਦੇ ਪ੍ਰਤਾਪ ਦੇ ਇਹ ਅਜਥ ਲੱਛਣ ਹਨ (‘ਅਜਾਇਬ ਬਿਕੂਤੇ’) ਕਿ ਹਰੇਕ ਜੀਵ ਦੇ ਅੰਗ

ਸੰਗ ਹੁੰਦਿਆਂ ਭੀ ਉਸ ਨੂੰ ਕੋਈ ਕਾਮਨਾ ਨਹੀਂ ('ਸਾਮਸਤੁਲ ਨਿਵਾਸ, ਨਿਕਾਮੰ ਬਿਭੂਤਿ'); ਫਿਰ ਭੀ ਜਗਤ ਪਾਲਣ ਦੇ ਫਰਜ਼ ਨੂੰ ਉਹ ਬਹੁਤ ਸੋਹਣੀ ਤਰ੍ਹਾਂ ਨਿਭਾ ਰਿਹਾ ਹੈ ('ਸੁਧਰਮੰ ਬਿਭੂਤਿ')।

ਸਮੁੱਚਾ ਭਾਵ

(੧) ਪਰਮਾਤਮਾ ਦੇ ਅਸਲ ਸਰੂਪ ਨੂੰ ਨਾ ਤਾਂ ਕੋਈ ਲਡਜ਼ ਬਿਆਨ ਕਰ ਸਕਦਾ ਹੈ ਅਤੇ ਨਾ ਹੀ ਕਿਸੇ ਧਰਮ-ਪੁਸਤਕ ਰਾਹੀਂ ਉਸ ਅਸਲ ਸਰੂਪ ਦੀ ਸਮਝ ਪੈ ਸਕਦੀ ਹੈ।

(੨) ਪਰਮਾਤਮਾ ਦੀ ਕੋਈ ਤਸਵੀਰ ਨਹੀਂ ਬਣਾਈ ਜਾ ਸਕਦੀ, ਕਿਉਂਕਿ ਸੰਸਾਰਕ ਜੀਵਾਂ ਦੇ ਸਰੀਰ ਵਰਗਾ ਉਸ ਦਾ ਕੋਈ ਸਰੀਰ ਨਹੀਂ ਹੈ; ਏਸੇ ਕਰਕੇ ਉਸ ਦੀ ਕੋਈ ਮੁਰਤੀ ਨਹੀਂ ਬਣਾਈ ਜਾ ਸਕਦੀ ਤੇ ਨਾ ਹੀ ਦੇਵਤਿਆਂ ਦੀਆਂ ਮੁਰਤੀਆਂ ਵਾਂਗ ਉਹ ਕਿਸੇ ਮੰਦਰ ਵਿਚ ਟਿਕਾਇਆ ਜਾ ਸਕਦਾ ਹੈ। ਉਸ ਦਾ ਸਰੂਪ ਜਗਤ-ਰਚਨਾ ਵਾਲੇ ਪੰਜ ਤੱਤਾਂ ਤੋਂ ਨਹੀਂ ਬਣਿਆ, ਇਸ ਵਾਸਤੇ ਕਿਸੇ ਪੰਜ-ਤੱਤੀ ਪਸੂ ਦੀ 'ਕੁਰਬਾਨੀ' ਦੇ ਕੇ ਉਸ ਨੂੰ ਖੁਸ਼ ਨਹੀਂ ਕੀਤਾ ਜਾ ਸਕਦਾ। ਉਸ ਨੂੰ ਮਿਲਣ ਲਈ ਕੋਈ ਧਾਰਮਿਕ ਰਸਮਾਂ ਜਾਂ ਵਰਣ ਆਸ਼੍ਰਮ ਦੀਆਂ ਰਸਮਾਂ ਕਰਨ ਦੀ ਭੀ ਲੋੜ ਨਹੀਂ ਹੈ; ਉਹ ਪਿਆਰ-ਸਰੂਪ ਹੈ ਤੇ 'ਪਿਆਰ' ਦੀ ਭੇਟਾ ਹੀ ਮੰਗਦਾ ਹੈ।

(੩) ਜਗਤ-ਰਚਨਾ ਦੇ ਸਾਰੇ ਵਸੀਲੇ ਪਰਮਾਤਮਾ ਦੇ ਆਪਣੇ ਹੱਥ ਵਿਚ ਹਨ, ਪਰ ਉਸ ਨੂੰ ਇਸ ਜਗਤ ਦੀ ਭਾਤਰ ਕੋਈ ਭਾਸ ਉਚੇਚ ਨਹੀਂ ਕਰਨਾ ਪੈਂਦਾ, ਐਸੇ ਨਿਯਮ ਤੇ ਕਾਨੂੰਨ ਬੰਨ੍ਹ ਰੱਖੇ ਹਨ ਜਿਨ੍ਹਾਂ ਵਿਚ ਕੋਈ ਉਕਾਈ ਨਹੀਂ; ਤੇ ਜਿਨ੍ਹਾਂ ਦੀ ਵਿਰੋਧਤਾ ਭੀ ਕੋਈ ਜੀਵ ਨਹੀਂ ਕਰ ਸਕਦਾ; ਜਗਤ-ਪਾਲਣ ਦੇ ਫਰਜ਼ ਨੂੰ ਐਸੀ ਭੂਬੀ ਨਾਲ ਨਿਭਾ ਰਿਹਾ ਹੈ ਕਿ ਜੀਵਾਂ ਵਾਸਤੇ ਉਹ ਨਮੂਨੇ ਦਾ ਕੰਮ ਦੇਂਦਾ ਹੈ।

(੪) ਪਰਮਾਤਮਾ, ਮਾਨੋ, ਇਕ ਨਗਾਰਚੀ ਹੈ, ਜਿਸ ਨੇ ਢੋਲ ਵਜਾ ਕੇ ਇਹ ਜਗਤ-ਮੇਲਾ ਇਕੱਠਾ ਕੀਤਾ ਹੋਇਆ ਹੈ। ਉਹ ਆਪ ਇਕ ਮਹਾਨ ਸੁੰਦਰ ਹਸਤੀ ਹੈ, ਪਰ ਜਗਤ ਵਿਚ ਦੋ ਵਿਰੋਧੀ ਸੁਭਾਅ ਦਿਸ ਰਹੇ ਹਨ, ਅਸਲ ਵਿਚ ਉਹ ਉਸੇ ਦਾ 'ਜਮਾਲ' ਤੇ 'ਜਲਾਲ' ਹਨ; ਪਿਆਰ-ਰੂਪ ਭੀ ਉਹ ਆਪ ਹੀ

ਹੈ ਤੇ ਭਿਆਨਕ-ਰੂਪ ਭੀ ਆਪ ਹੀ।

(੫) ਜਗਤ ਰਚ ਕੇ ਪਰਮਾਤਮਾ ਨਾ ਤਾਂ ਨਿਰਾ ਵੱਖਰਾ ਕਿਸੇ ਥਾਂ ਬੈਠ ਰਿਹਾ ਹੈ, ਅਤੇ ਨਾ ਹੀ ਨਿਰਾ ਆਪਣੀ ਕੁਦਰਤ ਵਿਚ ਘੁਲਿਆ ਮਿਲਿਆ ਹੋਇਆ ਹੈ; ਸਭ ਵਿਚ ਵਿਆਪਕ ਭੀ ਹੈ ਤੇ ਸਭ ਤੋਂ ਨਿਰਾਲਾ ਭੀ। ਸਭ ਵਿਚ ਆਪ ਹੀ ਬੋਲ ਰਿਹਾ ਹੈ, ਫਿਰ ਭੀ ਹਰੇਕ ਕਿਸਮ ਦੇ ਚੰਗੇ ਮੰਦੇ ਜੀਵਾਂ ਵਿਚ ਹੁੰਦਾ ਹੋਇਆ ਭੀ ਆਪ ਚਾਨਣ ਹੀ ਚਾਨਣ ਹੈ, ਪਿਆਰ ਹੀ ਪਿਆਰ ਹੈ। ਵੱਡੀ ਗੱਲ ਤਾਂ ਇਹ ਹੈ ਕਿ ਜਗਤ ਤਾਂ ਬਣਦਾ ਤੇ ਢਹਿੰਦਾ ਰਹਿੰਦਾ ਹੈ, ਪਰ ਉਹ ਆਪ ਕਦੇ ਮਰਦਾ ਨਹੀਂ ਹੈ।

(੬) ਜੇ ਪਰਮਾਤਮਾ ਦੀਆਂ ਸਿਫ਼ਤਾਂ ਦਾ ਲੇਖਾ ਕਰਨ ਲੱਗੀਏ, ਤਾਂ ਇਹਨਾਂ ਦਾ ਤਾਂ ਕੋਈ ਅੰਤ ਹੀ ਨਹੀਂ ਹੈ। ਸਿਆਣੇ ਲੋਕ ਜਿਉਂ ਜਿਉਂ ਉਸ ਦੇ ਕੀਤੇ ਕੰਮ ਵੇਖਦੇ ਹਨ, ਤਿਉਂ ਤਿਉਂ ਉਸ ਦੇ ਨਵੇਂ ਨਾਮ ਰੱਖ ਲੈਂਦੇ ਹਨ। ਥੋੜ੍ਹੇ ਲਡਜ਼ਾਂ ਵਿਚ ਇਉਂ ਕਹਿ ਲਵੇਂ ਕਿ ਜਗਤ ਨੂੰ ਰਚਣ ਵਾਲਾ ਭੀ ਆਪ ਹੈ, ਪਾਲਣ ਵਾਲਾ ਭੀ ਆਪ ਤੇ ਨਾਸ ਕਰਨ ਵਾਲਾ ਭੀ ਆਪ ਹੀ ਹੈ। ਪਾਲਦਾ ਭੀ ਇਉਂ ਹੈ ਕਿ ਜੀਵਾਂ ਦੇ ਮੰਦੇ ਕਰਮਾਂ ਤੋਂ ਗੁਸੇ ਹੋ ਕੇ ਕਦੇ ਕਿਸੇ ਦੀ ਰੋਜ਼ੀ ਨਹੀਂ ਬੰਦ ਕਰਦਾ; ਉਹ ਸਦਾ ਸਭ ਨਾਲ ਪਿਆਰ ਕਰਦਾ ਹੈ।

ਬਹੁ-ਅਰਥਕ ਲਡਜ਼

‘ਜਾਪੁ’ ਸਾਹਿਬ ਵਿਚ ਬਹੁਤੇ ਲਡਜ਼ ਸੰਸਕ੍ਰਿਤ ਦੇ ਹਨ। ਸੰਸਕ੍ਰਿਤ ਥੋੜੀ ਵਿਚ ਜਿੱਥੇ ਇੱਕ ਇੱਕ ਪਦਾਰਥ ਵਾਸਤੇ ਕਈ ਲਡਜ਼ ਹਨ, ਓਥੇ ਇਕ ਇਕ ਲਡਜ਼ ਦੇ ਭੀ ਕਈ ਅਰਥ ਹਨ। ਇਸ ‘ਬਾਣੀ’ ਵਿਚ ਭੀ ਕਈ ਐਸੇ ਸੰਸਕ੍ਰਿਤ-ਸ਼ਬਦ ਹਨ, ਜਿਨ੍ਹਾਂ ਦੇ ਇਕ ਤੋਂ ਵਧੀਕ ਅਰਥ ਹਨ। ਇਹਨਾਂ ਲਡਜ਼ਾਂ ਦੇ ਖਾਸ ਅਰਥ ਨਿਯਤ ਕਰਨ ਵਾਸਤੇ ਉਸ ‘ਪ੍ਰਕਰਣ’ ਦਾ ਖਿਆਲ ਕਰਨਾ ਪਏਗਾ ਜਿੱਥੇ ਇਹ ਲਡਜ਼ ਆਏ ਹਨ। ਉਹਨਾਂ ਲਡਜ਼ਾਂ ਦਾ ਭੀ ਖਿਆਲ ਰੱਖਣਾ ਪਏਗਾ, ਜਿਨ੍ਹਾਂ ਦੇ ਨਾਲ ਇਹ ਵਰਤੇ ਗਏ ਹਨ।

ਪਾਠਕਾਂ ਦੀ ਸਹੂਲਤ ਵਾਸਤੇ ‘ਜਾਪੁ’ ਸਾਹਿਬ ਵਿਚ ਵਰਤੇ ਹੋਏ ਕੁਝ ਕੁ ਬਹੁ-ਅਰਥਕ ਲਡਜ਼ਾਂ ‘ਤੇ ਏਥੇ ਵੱਖਰੀ ਵਿਚਾਰ ਕੀਤੀ ਜਾਂਦੀ ਹੈ।

ਬਹੁ-ਅਰਥਕ ਸ਼ਬਦਾਂ ਦੀ ਡਾਈਰੀਸ਼ਨ :

ਚੜ੍ਹ, ਤਾਨ, ਅਭਰਨ, ਅਭੇਦ, ਧਰਮ, ਭੋਗ, ਕਰਮ, ਬਰਨ, ਅਨਾਮ, ਅਜਾਤ।

(੧) ਚੱਕ੍ਰ—‘ਜਾਪੁ’ ਸਾਹਿਬ ਵਿਚ ਇਹ ਲਫਜ਼ ਤਿੰਨ ਵੱਖੋਵੱਖਰੇ ਅਰਥਾਂ ਵਿਚ ਆਇਆ ਹੈ। ਇਹ ਸੰਸਕ੍ਰਿਤ-ਸ਼ਬਦ ਹੈ, ਉਥੋਂ ਇਸ ਦੇ ਬਾਈ ਦੇ ਕਗੀਬ ਅਰਥ ਹਨ। ਇਸ ‘ਬਾਣੀ’ ਵਿਚ ਹੇਠ-ਲਿਖੇ ਅਰਥਾਂ ਵਿਚ ਇਹ ਲਫਜ਼ ਵਰਤਿਆ ਮਿਲਦਾ ਹੈ :

(ਉ) (ਹੱਥਾਂ ਪੈਰਾਂ ਉੱਤੇ) ਗੱਲ ਰੇਖਾ :

ਚੱਕ੍ਰ ਚਿਹਨ ਅਤੁ ਬਰਨ ਜਾਤਿ ਅਤੁ ਪਾਤਿ ਨਹਿਨ ਜਿਹ ॥

—ਛੰਦ ਨੰ: ੧

(ਅ) ਇਕ ਕਿਸਮ ਦਾ ਸ਼ਸਤ੍ਰ, ਜੋ ਨਿਹੰਗ ਸਿੰਘ ਸਿਰ ਤੇ ਪਹਿਨਦੇ ਹਨ। ਵਿਸ਼ਨੂੰ ਅਤੇ ਕਿਸ਼ਨ ਜੀ ਦਾ ‘ਸੁਦਰਸ਼ਨ ਚੱਕ੍ਰ’ ਆਮ ਪਰਸਿੱਧ ਹੈ :

ਚੱਕ੍ਰ ਚੱਕ੍ਰ ਫਿਰੈ ਚੜ੍ਹਰ ਚਕ ਮਾਨਹੀ ਪੁਰਿ ਤੀਨ ॥

—ਛੰਦ ਨੰ: ੯੨

(ਈ) ਕੂਟ, ਦਿਸਾ, ਚੱਕ :

ਚੱਕ੍ਰ ਚੱਕ੍ਰ ਕਰਤਾ ॥

—ਛੰਦ ਨੰ: ੯੬

(੨) ਤਾਨ—(ਉ) ਰਾਗ ਦੀਆਂ ‘ਸੁਰਾਂ’ ਦਾ ਇਕ ਮਿਲਵਾਂ ਲੰਮਾ ‘ਪਲਟਾ’, ਜੋ ‘ਰਾਗ’ ਨੂੰ ਸੁੰਦਰ ਬਣਾਂਦਾ ਹੈ :

ਨਮੈ ਗੀਤ ਗੀਤੇ ॥ ਨਮੈ ਤਾਨ ਤਾਨੇ ॥

—ਛੰਦ ਨੰ: ੮੭

(ਅ) ਸੰਸਕ੍ਰਿਤ ਧਾਰਤੀ ‘ਤਨ’ ਦਾ ਅਰਥ ਹੈ ‘ਤਣਨਾ, ਖਿਲਾਰਨਾ’, ਇਸ ਤੋਂ ‘ਨਾਵ’ (Noun) ਹੈ ‘ਤਾਨ’, ਇਸ ਦਾ ਅਰਥ ਹੈ ‘ਖਿਲਾਰਾ, ਫੈਲਾਉ’ :

ਨਮੈ ਸਰਬ ਗਿਆਨੈ ॥ ਨਮੈ ਪਰਮ ਤਾਨੈ ॥

—ਛੰਦ ਨੰ: ੯੦

(੩) ਅਭਰਨ—(ਉ) ‘ਜਾਪੁ’ ਸਾਹਿਬ ਵਿਚ ਬਹੁਤ ਸਾਰੇ ਐਸੇ ਲਫਜ਼ ਵਰਤੇ ਹੋਏ ਹਨ ਜਿਨ੍ਹਾਂ ਦੇ ਪਹਿਲਾਂ ‘ਅ’, ‘ਅਨ’ ਜਾਂ ‘ਨਿਰ’ ਲਗਾ ਕੇ ਅਸਲ ਲਫਜ਼ ਦੇ ਵਿਰੋਧੀ ਅਰਥ ਦਿੱਤੇ ਗਏ ਹਨ; ਜਿਵੇਂ ‘ਕਾਲ’ ਤੋਂ ‘ਅਕਾਲ’; ‘ਰੂਪ’ ਤੋਂ ‘ਅਰੂਪ’; ‘ਅੰਤ’ ਤੋਂ ‘ਅਨੰਤ’, ‘ਨਾਮ’ ਤੋਂ ‘ਨਿਨਾਮ’, ‘ਕਾਮ’ ਤੋਂ ‘ਨਿਕਾਮ’

ਇਤਿਆਦਿਕ । ਏਸੇ ਤਰ੍ਹਾਂ ਸੰਸਕ੍ਰਿਤ ਲਫਜ਼ 'ਭਰਣ' (ਜਿਸ ਦਾ ਅਰਥ ਹੈ 'ਪਾਲਣਾ') ਨਾਲ 'ਅ' ਲਗਾ ਕੇ ਵਿਰੋਧੀ ਅਰਥ ਲਏ ਗਏ ਹਨ; 'ਅਭਰਣ'—ਜਿਸ ਨੂੰ ਕਿਸੇ ਪਾਸੋਂ 'ਪਰਵਰਿਸ਼' ਦੀ ਲੋੜ ਨਹੀਂ :

ਅਜਨਮ ਹੈਂ ॥ ਅਭਰਨ ਹੈਂ ॥ ਅਵੁਡ ਹੈਂ ॥ ਅਭਰਨ ਹੈਂ ॥

—ਛੰਦ ਨੰ: ੩੪

(ਅ) ਲਫਜ਼ 'ਅਭਰਨ' ਅਤੇ 'ਆਭਰਨ' ਵਿਚ ਝਰਕ ਸਿਰਫ਼ 'ਅ' ਅਤੇ 'ਆ' ਦਾ ਹੈ, ਪਰ ਅਰਥ ਵਿਚ ਕੋਈ ਸਾਂਝ ਨਹੀਂ ਹੈ। 'ਆਭਰਨ' ਸੰਸਕ੍ਰਿਤ ਦਾ ਲਫਜ਼ 'ਆਭਰਣ' ਹੈ, ਇਸ ਦਾ ਅਰਥ ਹੈ 'ਗਹਿਣਾ'। ਇਹ ਲਫਜ਼ 'ਆਭਰਨ', 'ਜਾਪੁ ਸਾਹਿਬ' ਵਿਚ ਦੋ ਵਾਰੀ ਆਇਆ ਹੈ, ਇਕ ਥਾਂ ਤਿੰਨਾਂ ਲਫਜ਼ਾਂ ਦੇ 'ਸਮਾਸ' (Compound) ਵਿਚ ਅਤੇ ਇਕ ਥਾਂ 'ਵੱਖਰਾ', ਪਰ ਏਥੇ 'ਆਭਰਨ' ਦੇ ਥਾਂ 'ਅਭਰਨ' ਹੀ ਛੰਦ ਦੀ ਚਾਲ ਅਨੁਸਾਰ ਵਰਤਿਆ ਹੈ :

(੧) ਸਰਥਾ ਭਰਣਾਦਯ ॥ ਅਨਵੰਡ ਬਾਦਯ ॥

—ਛੰਦ ਨੰ: ੯੩

(੨) ਕਿ ਆਸੋਕ ਬਰਨੈ ॥ ਕਿ ਸਰਥਾ ਅਭਰਨੈ ॥

—ਛੰਦ ਨੰ: ੧੦੪

ਨੋਟ—ਲਫਜ਼ 'ਆਭਰਨ' ਦੇ 'ਅ' ਦੇ ਛੰਦ ੧੦੪ ਵਿਚ 'ਅ' ਵਰਤੇ ਜਾਣ ਵਰਗੀਆਂ ਹੋਰ ਭੀ ਕਈ ਮਿਸਾਲਾਂ ਮਿਲਦੀਆਂ ਹਨ, ਜਿਥੇ ਛੰਦ ਦੀ ਚਾਲ ਨੂੰ ਠੀਕ ਰੱਖਣ ਵਾਸਤੇ 'ਅ' ਦੇ ਥਾਂ 'ਆ' ਵਰਤਿਆ ਗਿਆ ਹੈ, ਜਿਵੇਂ :

(ਉ) ਕਿ ਆਸੋਕ ਬਰਨੈ—'ਅਸੋਕ' ਦੇ ਥਾਂ ਆਸੋਕ (ਛੰਦ ੧੦੪)।

(ਅ) ਕਿ ਆਫਿੱਜ ਦੇਸੈ—'ਅਫਿੱਜ' ਦੇ ਥਾਂ 'ਆਫਿੱਜ' (ਛੰਦ ੧੦੩)।

(ਇ) ਕਿ ਆਭਿੱਜ ਭੇਸੈ—'ਅਭਿੱਜ' ਦੇ ਥਾਂ 'ਆਭਿੱਜ' (ਛੰਦ ੧੦੩)।

(ਸ) ਕਿ ਆਗੰਜ ਕਰਮੈ—'ਅਗੰਜ' ਦੇ ਥਾਂ 'ਆਗੰਜ' (ਛੰਦ ੧੦੩)।

(ਹ) ਆਡੀਠ ਧਰਮੈ—'ਅਡੀਠ' ਦੇ ਥਾਂ 'ਆਡੀਠ' (ਛੰਦ ੧੨੦)।

(੪) ਅਭੇਦ—ਸੰਸਕ੍ਰਿਤ ਦੇ ਸ਼ਬਦ 'ਭੇਦ' ਦਾ ਵਿਰੋਧੀ ਭਾਵ ਲੈਣ ਵਾਸਤੇ ਇਸ ਨਾਲ 'ਅ' ਵਰਤਿਆ ਗਿਆ ਹੈ। ਲਫਜ਼ 'ਭੇਦ' ਦੇ ਅਠਾਤ੍ਰਾਂ ਦੇ ਕਗੀਬ ਅਰਥ ਹਨ। 'ਜਾਪੁ' ਸਾਹਿਬ ਵਿਚ ਇਹ ਲਫਜ਼ ਸਿਰਫ਼ ਦੋ ਵਾਰੀ ਆਇਆ ਹੈ, ਪ੍ਰਕਰਣ ਅਨੁਸਾਰ ਦੋਹੀਂ ਥਾਈਂ ਵੱਖੋਂ ਵੱਖਰੇ ਅਰਥ ਹਨ :

(੬) ਭੇਦ—ਚੋਟ, ਜਸ਼ਮ, ਸੱਟ, ਤੋੜਨਾ। ਅਭੇਦ—ਜਿਸ ਨੂੰ ਤੋੜਿਆ ਨਾ ਜਾ ਸਕੇ, ਜਿਸ ਉੱਤੇ ਚੋਟ ਨਾ ਲਗਾਈ ਜਾ ਸਕੇ।

ਅਡੇਦੀ ਅਭੇਦੀ ਅਨਾਮੰ ਅਕਾਮੰ ॥

—ਛੰਦ ਨੰ: ੬੧

(ਅ) ਭੇਦ—(dualism) ਦ੍ਰੈਤ, ਪਰਮਾਤਮਾ ਦੇ ਨਾਲ ਕਿਸੇ ਹੋਰ ਭੀ ਹਸਤੀ ਦੀ ਬਰਾਬਰੀ ਤੇ ਹੋਂਦ ਦਾ ਯਕੀਨ। ਅਭੇਦ—ਉਹ ਜਿਸ ਦੇ ਟਾਕਰੇ ਤੇ ਹੋਰ ਕੋਈ ਹਸਤੀ ਨਹੀਂ, ਅਦੈ :

ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥

—ਛੰਦ ਨੰ: ੧੨੬

(੫) ਧਰਮ—ਇਹ ਲਫਜ਼ ‘ਜਪੁ’ ਸਾਹਿਬ ਵਿਚ ੧੦ ਵਾਰੀ ਆਇਆ ਹੈ, ਸੰਸਕ੍ਰਿਤ ਵਿਚ ਇਸ ਦੇ ੨੦ ਤੋਂ ਵਧੀਕ ਅਰਥ ਹਨ। ‘ਬਾਣੀ’ ਵਿਚ ਭੀ ਪ੍ਰਕਰਣ ਅਨੁਸਾਰ ਵੱਖੋਂ ਵੱਖਰੇ ਹੀ ਅਰਥ ਹਨ।

(੬) ਪਵਿਤਰਤਾ, ਨੇਕੀ :

(੧) ਧਰਮ-ਯਾਮ ਸੁ ਭਰਮ ਰਹਿਤ ਅਭੂਤ ਅਲਖ ਅਭੇਸ ॥

—ਛੰਦ ਨੰ: ੬੪

(੨) ਕਿ ਰਜ਼ੀ ਪੜਾ ਹੈਂ ॥ ਕਿ ਧਰਮੰ ਧੁਜਾ ਹੈਂ ॥

—ਛੰਦ ਨੰ: ੧੦੫

(ਅ) ਵਰਣ ਆਸ਼ਮਾਂ ਦੀਆਂ ਆਪੋ ਆਪਣੀਆਂ ਰਸਮਾਂ ਕਰਨ ਦਾ ਛਰਜ਼ ।

ਅਧਰਮ—ਉਹ ਜਿਸ ਨੂੰ ਮਿਲਣ ਲਈ ਵਰਣ ਆਸ਼ਮਾਂ ਦੀਆਂ ਰਸਮਾਂ ਕਰਨ ਦੀ ਲੋੜ ਨਹੀਂ :

ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥

—ਛੰਦ ਨੰ: ੫

(੭) ਕਾਨੂੰਨ, ਨਿਯਮ :

(੧) ਅੰਮ੍ਰਿਤ ਕਰਮੇ ॥ ਅੰਬਿਤ ਧਰਮੇ ॥

—ਛੰਦ ਨੰ: ੭੪

(੨) ਅਖੱਲ ਧਰਮੰ ॥ ਅਲੱਖ ਕਰਮੰ ॥

—ਛੰਦ ਨੰ: ੭੫

(੮) ਛਰਜ਼ :

(੧) ਸਰਬੰ ਕਰਮੰ ॥ ਸਰਬੰ ਧਰਮੰ ॥

—ਛੰਦ ਨੰ: ੧੪੪

ਸੁਧਰਮ—ਜੋ ਆਪਣੇ ਪਰਵਾਰ ਦੀ ਪਾਲਣਾ ਬੜੇ ਗਹੁ ਨਾਲ ਕਰੇ :

ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥

—ਛੰਦ ਨੰ: ੫੮

ਸੁਧਰਮ—(attentive to duties) ਡਰਜ-ਸਿਨਾਸ, ਡਰਜ ਨੂੰ
ਨਿਬਾਹੁਣ ਵਾਲਾ :

ਕੁਕਰਮੰ ਪ੍ਰਣਾਸੀ ਸੁਧਰਮੰ ਬਿਛੂਤੇ ॥

—ਛੰਦ ਨੰ: ੧੯੭

ਡਰਜ-ਸਿਨਾਸੀ :

ਆਲਸਜ ਕਰਮ ॥ ਆਦਿਸ਼ਜ ਧਰਮ ॥

—ਛੰਦ ਨੰ: ੯੩

ਆਛੀਠ ਧਰਮ ॥ ਅਤਿ ਥੀਠ ਕਰਮ ॥

—ਛੰਦ ਨੰ: ੧੨੦

(੬) ਭੋਗ—ਇਹ ਲਡਲ ਕਈ ਰੂਪਾਂ ਵਿਚ ੧੨ ਵਾਗੀ 'ਜਾਪੁ' ਸਾਹਿਬ
ਵਿਚ ਮਿਲਦਾ ਹੈ, ਪ੍ਰਕਰਣ ਅਨੁਸਾਰ ਇਸ ਦੇ ਦੋ ਅਰਥ ਮਿਲਦੇ ਹਨ :

(੬) ਭੋਗਣਾ, ਮਾਨਣਾ :

ਨਮਸਤੰ ਪ੍ਰੱਗੇ ॥ ਨਮਸਤੰ ਸੁਜੈਗੇ ॥

—ਛੰਦ ਨੰ: ੧੫

ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥

—ਛੰਦ ਨੰ: ੨੮

ਅਤੇਖੀ ਅਭਰਮੀ ਅਭੋਗੀ ਅਭੁਗਤੇ ॥

—ਛੰਦ ਨੰ: ੫੩

ਨਮੋ ਸਰਬ ਰੈਗੇ ॥ ਨਮੋ ਸਰਬ ਭੈਗੇ ॥

—ਛੰਦ ਨੰ: ੬੯

ਪ੍ਰਭੁਗਤ ਪ੍ਰਭਾ ਹੈਂ ॥ ਸੁਜੁਗਤ ਸੁਧਾ ਹੈਂ ॥

—ਛੰਦ ਨੰ: ੧੨੫

ਵਿਭੁਗਤ ਸ਼੍ਰੂਪ ਹੈਂ ॥ ਅਛਿੱਜ ਹੈਂ ਅਕੂਤ ਹੈਂ ॥

—ਛੰਦ ਨੰ: ੧੩੦

ਬਿਭੁਗਤ ਸਰੂਪ ਹੈਂ ॥ ਪ੍ਰਜੁਗਤ ਅਨੂਪ ਹੈਂ ॥

—ਛੰਦ ਨੰ: ੧੩੧

ਨਿਰੁਕਤ ਸਦਾ ਹੈਂ ॥ ਬਿਭੁਗਤ ਪ੍ਰਭਾ ਹੈਂ ॥

—ਛੰਦ ਨੰ: ੧੩੨

(੮) ਹਕੂਮਤ :

ਅੰਮ੍ਰਿਤ ਕਰਮੇ ॥ ਅੰਬ੍ਰਿਤ ਧਰਮੇ ॥

—ਛੰਦ ਨੰ: ੨੪

ਅਖੱਲ ਜੈਗੇ ॥ ਅਚੱਲ ਭੋਗੇ ॥

—ਛੰਦ ਨੰ: ੨੯

ਸਰਬੰ ਝੁਗਤਾ ॥ ਸਰਬੰ ਚੁਗਤਾ ॥

—ਛੰਦ ਨੰ: ੧੬੯

ਚੱਦ੍ਰ ਚੱਕ੍ਰ ਵਰਤੀ ਚੱਦ੍ਰ ਚੱਕ੍ਰ ਝੁਗਤੇ ॥

(੭) ਕਰਮ—ਇਹ ਲਡਲ 'ਕਰਮ', 'ਅਕਰਮ' ਅਤੇ 'ਨਿਕਰਮ' ਰੂਪਾਂ

ਵਿਚ ੧੪ ਵਾਰੀ ਵਰਤਿਆ ਗਿਆ ਹੈ, ਪ੍ਰਕਰਣ ਅਨੁਸਾਰ ਵੱਖਰੇ ਵੱਖਰੇ ਅਰਥ ਹਨ। ਇਹਨਾਂ ਤੋਂ ਇਲਾਵਾ ਲਫਜ਼ 'ਕੁਕਰਮ' ਭੀ ਦੋ ਵਾਰੀ ਆਇਆ ਹੈ :

(ੴ) ਕੰਮ (action) :

ਕਰਮ ਨਾਮ ਬਰਨਤ ਸੁਮਤਿ ॥	—ਛੰਦ ਨੰ: ੧
ਅੰਮ੍ਰਿਤ ਕਰਮੇ ॥ ਅੰਬਿਤ ਧਰਮੇ ॥	—ਛੰਦ ਨੰ: ੨੪
ਅਖੱਲ ਧਰਮੰ ॥ ਅਲੱਖ ਕਰਮੰ ॥	—ਛੰਦ ਨੰ: ੨੫
ਆਇਸਜ ਕਰਮ ॥ ਆਇਸਜ ਧਰਮ ॥	—ਛੰਦ ਨੰ: ੯੩
ਸਰਬੰ ਕਰਮੰ ॥ ਸਰਬੰ ਧਰਮੰ ॥	—ਛੰਦ ਨੰ: ੧੪੪
ਆਡੀਠ ਧਰਮ ॥ ਅਤਿ ਢੀਠ ਕਰਮ ॥	—ਛੰਦ ਨੰ: ੧੨੦

(ਅ) ਕੀਤੇ ਕਰਮ; ਜਿਨ੍ਹਾਂ ਅਨੁਸਾਰ ਜੀਵ ਜਨਮ ਮਰਨ ਦੇ ਚੱਕ੍ਰ ਵਿਚ ਆਉਂਦਾ ਹੈ :

ਨ ਕਰਮੰ ॥ ਨ ਕਾਏ ॥ ਅਜਨਮੰ ॥ ਅਜਾਏ ॥	—ਛੰਦ ਨੰ: ੧੦੦
---------------------------------	--------------

(ਇ) ਧਾਰਮਿਕ ਰਸਮਾਂ। ਅਕਰਮ—ਜਿਸ ਨੂੰ ਮਿਲਣ ਲਈ ਧਾਰਮਿਕ ਰਸਮਾਂ ਦੀ ਲੋੜ ਨਹੀਂ :

ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥	—ਛੰਦ ਨੰ: ੫
ਨਮਸਤੰ ਨਿਕਰਮੇ ॥ ਨਮਸਤੰ ਨਿਭਰਮੇ ॥	—ਛੰਦ ਨੰ: ੧੦
ਅਕਰਮ ਹੈਂ ॥ ਅਭਰਮ ਹੈਂ ॥	—ਛੰਦ ਨੰ: ੪੧
ਕਿ ਆਹੀਜ ਕਰਮੇ ॥ ਕਿ ਆਹੀਜ ਭਰਮੇ ॥	—ਛੰਦ ਨੰ: ੧੦੩
ਅਭਰਮ ਹੈਂ ॥ ਅਕਰਮ ਹੈਂ ॥ ਅਨਾਇ ਹੈਂ ॥ ਜੁਗਾਇ ਹੈਂ ॥	—ਛੰਦ ਨੰ: ੧੩੪

ਅਕਰਮੰ ॥ ਅਭਰਮੰ ॥ ਅਹੀਜੇ ॥ ਅਲੇਖੇ ॥	—ਛੰਦ ਨੰ: ੧੯੬
---------------------------------	--------------

(ਸ) (ਡਾਰਸੀ ਲਫਜ਼)—ਬਖਸ਼ਸ਼ :

ਕਿ ਰਾਖਵ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥	—ਛੰਦ ਨੰ: ੧੧੦
---------------------------------------	--------------

(ੴ) ਬਰਨ—ਇਹ ਸੰਸਕ੍ਰਿਤ ਦਾ ਲਫਜ਼ 'ਵਰਣ' ਹੈ, ਇਸ ਦੇ ੨੨ ਦੇ ਕਰੀਬ ਅਰਥ ਹਨ। 'ਜਾਪੁ' ਸਾਹਿਬ ਵਿਚ ਇਹ ੩ ਅਰਥਾਂ ਵਿਚ ਵਰਤਿਆ ਮਿਲਦਾ ਹੈ, ਇਹ ਅਰਥ ਪ੍ਰਕਰਣ ਅਨੁਸਾਰ ਲੈਣੇ ਹਨ :

(ੴ) ਰੰਗਾ :

ਚੱਕ੍ਰ ਚਿਹਨ ਅਤੁ ਬਰਨ ਜਾਂਤਿ ਅਤੁ ਪਾਤਿ ਨਹਿਨ ਜਿਹ ॥ —ਛੰਦ ਨੰ: ੧
ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥ —ਛੰਦ ਨੰ: ੨੩

(ਅ) ਜਾਤਿ :

ਅਜਨਮ ਹੈ ॥ ਅਬਰਨ ਹੈ ॥ ਅਭੂਤ ਹੈ ॥ ਅਭਰਨ ਹੈ ॥ —ਛੰਦ ਨੰ: ੩੪

(ੳ) (form, figure, outward appearance) ਸਰੂਪ, ਹਸਤੀ :

ਕਿ ਅਵਧੂਤ ਬਰਨੈ ॥ ਕਿ ਬਿਝੂਤਿ ਕਰਨੈ ॥ —ਛੰਦ ਨੰ: ੧੦੪

ਕਿ ਆਥੇਕ ਬਰਨੈ ॥ ਕਿ ਸਰਬਾ ਅਭਰਨੈ ॥ —ਛੰਦ ਨੰ: ੧੦੫

(ੴ) ਅਨਾਮ—‘ਵਿਉਤਪੱਤੀ’ (derivation) ਦੇ ਧੁਰੇ ਤੋਂ ਇਸ ਲਡੜ ਦੇ ਦੋ ਅਰਥ ਹੋ ਸਕਦੇ ਹਨ :

(ੴ) ਅ + ਨਾਮ, ਜਿਸ ਦਾ ਕੋਈ ਇਕ ਨਾਮ ਨਹੀਂ ਹੈ।

(ਅ) ਅਨ + ਆਮਯ (ਅਨਾਮਯ), ‘ਅਨਾਮਯ’ ਸੰਸਕ੍ਰਿਤ ਲਡੜ ਹੈ। ‘ਆਮਯ’ ਦਾ ਅਰਥ ਹੈ ‘ਰੋਗ’; ‘ਅਨਾਮਯ’—ਜਿਸ ਨੂੰ ਕੋਈ ਰੋਗ ਨਹੀਂ।

ਪ੍ਰਕਰਣ ਅਨੁਸਾਰ ਛੰਦ ਨੰ: ੪ ਵਿਚ ਲਡੜ ‘ਅਨਾਮ’ ਦਾ ਪਹਿਲਾ ਅਰਥ ਫੱਬਦਾ ਹੈ, ਭਾਵ, ‘ਜਿਸ ਦਾ ਕੋਈ ਇੱਕ ਨਾਮ ਨਹੀਂ ਹੈ’:

ਨਮਸਤੰ ਅਨਾਮੇ ॥ ਨਮਸਤੰ ਅਨਾਮੇ ॥ —ਛੰਦ ਨੰ: ੪

ਪਰ ਛੰਦ ਨੰ: ੩੦ ਨੂੰ ਪੰਜਿਆਂ ਇਉਂ ਜਾਪਦਾ ਹੈ ਕਿ ਏਥੇ ਲਡੜ ‘ਅਨਾਮ’ ਦਾ ਦੂਜਾ ਅਰਥ ਲਗਾਣਾ ਚਾਹੀਦਾ ਹੈ :

ਅਲੇਖ ਹੈ ॥ ਅਭੇਖ ਹੈ ॥ ਅਨਾਮ ਹੈ ॥ ਅਕਾਮ ਹੈ ॥ —ਛੰਦ ਨੰ: ੩੦

ਭਾਵ, ‘ਪ੍ਰਭੂ ਨੂੰ ਨਾ ਕੋਈ ਰੋਗ ਹੈ ਨਾ ਕੋਈ ਕਾਮਨਾ ਪੋਹ ਸਕਦੀ ਹੈ’। ਸੋ ਕਈ ਸੱਜਣ ਲਡੜ ‘ਅਨਾਮ’ ਦਾ ਇਹ ਦੂਜਾ ਅਰਥ ਭੀ ਵਰਤਦੇ ਹਨ। ਪਰ ਰਤਾ ਹੋਰ ਪੜਤਾਲ ਕੀਤਿਆਂ ਇਹ ਅਰਥ ਛੱਡਣਾ ਹੀ ਪੈਂਦਾ ਹੈ; ਛੰਦ ਨੰ: ੧੧ ਨੂੰ ਪੜ੍ਹੋ :

ਨਮਸਤੰ ਨਿਨਾਮੇ ॥ ਨਮਸਤੰ ਕਿਕਾਮੇ ॥

ਜਿਵੇਂ ਲਫਜ਼ 'ਕਾਮ' ਤੋਂ ਵਿਰੋਧੀ ਅਰਥ ਦੱਸਣ ਵਾਸਤੇ ਲਫਜ਼ 'ਅਕਾਮ' ਅਤੇ 'ਨਿਕਾਮ' ਵਰਤੇ ਗਏ ਹਨ, ਤਿਵੇਂ ਹੀ 'ਅਨਾਮ' ਅਤੇ 'ਨਿਨਾਮ' ਭੀ ਲਫਜ਼ 'ਨਾਮ' ਤੋਂ ਹੀ ਲਏ ਗਏ ਹਨ, ਲਫਜ਼ 'ਅਨਾਮ' ਦਾ ਸੰਬੰਧ 'ਆਮਯ' (=ਰੋਗ) ਨਾਲ ਨਹੀਂ ਹੈ।

ਸੇ, 'ਜਾਪੁ' ਸਾਹਿਬ ਵਿਚ 'ਅਨਾਮ' ਦਾ ਅਰਥ ਇਹੀ ਕਰਨਾ ਹੈ 'ਜਿਸ ਦਾ ਕੋਈ ਇੱਕ ਨਾਮ ਨਹੀਂ'।

(੧੦) ਅਜਾਤ—ਪੰਜਾਬੀ ਬੋਲੀ ਦਾ ਮੁੱਢ 'ਸੰਸਕ੍ਰਿਤ' ਹੈ, ਜਿਸ ਵਿਚ ਕਈ ਲਫਜ਼ ਐਸੇ ਹਨ, ਜਿਨ੍ਹਾਂ ਵਿਚ ਸਿਰਫ ਇਕ ਦੋ ਲਗਾਂ-ਮਾੜਾਂ ਦਾ ਹੀ ਛਰਕ ਹੁੰਦਾ ਹੈ; ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਭੀ ਇਹਨਾਂ ਲਫਜ਼ਾਂ ਦੇ ਜੋੜ ਆਮ ਤੌਰ ਤੇ ਸੰਸਕ੍ਰਿਤ ਨਾਲ ਮਿਲਵੇਂ ਹੀ ਦਿੱਤੇ ਹੋਏ ਹਨ, ਜਿਵੇਂ :

(ਉ) ਕੋਟਿ, ਕੋਟੁ, ਕੋਟ :

ਕੋਟ—ਕਰੋੜ। ਕੋਟੁ—ਕਿਲਾ। ਕੋਟ—ਕਿਲੇ।

(ਅ) ਵਿਚਿ, ਵਿਚੁ :

ਵਿਚਿ—ਅੰਦਰ। ਵਿਚੁ—ਵਿਚੋਲਾਪਨ

(ਵਧੀਕ ਵਿਸਥਾਰ ਲਈ ਵੇਖੋ ਗੁਰਬਾਣੀ ਵਿਆਕਰਣ)

ਪਰ ਨਵੀਂ ਪੰਜਾਬੀ ਵਿਚ ਇਹਨਾਂ ਜੋੜਾਂ ਨੂੰ ਵਿਸਾਰ ਕੇ ਕਾਢੀ ਗੜਬੜ ਪਾਈ ਜਾ ਰਹੀ ਹੈ।

'ਜਾਪੁ' ਸਾਹਿਬ ਵਿਚ ਭੀ ਡੰਦ ਨੰ: ੧੪੧ ਵਿਚ ਲਫਜ਼ 'ਅਜਾਤ' ਐਸਾ ਹੈ ਜਿਸ ਦੇ ਜੋੜ ਉਤੇ ਸ਼ੱਕ ਪੈ ਸਕਦਾ ਹੈ। ਲਫਜ਼ 'ਅਜਾਤ' ਅਤੇ 'ਅਜਾਤਿ' ਵਿਚ ਛਰਕ ਸਿਰਫ 'f' ਦਾ ਹੈ; ਪਰ ਇਹਨਾਂ ਦੇ ਅਰਥ ਇਹਨਾਂ ਨੂੰ ਆਪੋ ਵਿਚੋਂ ਬਹੁਤ ਦੁਰੇਡੇ ਲੈ ਜਾਂਦੇ ਹਨ :

(ਉ) ਅਜਾਤ—ਅ+ ਜਾਤ, ਜੋ ਜੰਮਿਆ ਨਹੀਂ।

(ਅ) ਅਜਾਤਿ—ਅ+ ਜਾਤਿ, ਜਿਸ ਦੀ ਕੋਈ ਖਾਸ ਜਾਤਿ ਨਹੀਂ।

ਲਫਜ਼ ਅਜਾਤਿ ('f' ਵਾਲਾ) ਡੰਦ ਨੰ: ੧੭ ਵਿਚ ਲਫਜ਼ 'ਅਪਾਤਿ' ਦੇ ਨਾਲ ਆਇਆ ਹੈ, ਜਿਵੇਂ ਹੋਰ ਭੀ ਕੋਈ ਵਾਰੀ 'ਜਾਤਿ' ਅਤੇ 'ਪਾਤਿ'

ਇਕੱਠੇ ਵਰਤੇ ਗਏ ਹਨ। ਪਰ ਛੰਦ ਨੰ: ੧੪੧ ਵਿਚ ਦਾ ਲਫਜ਼ ‘ਅਜਾਤ’ ਜੋ ਲਫਜ਼ ‘ਅਜਾਦਿ’ (ਅਜ + ਆਦਿ) ਨਾਲ ਵਰਤਿਆ ਗਿਆ ਹੈ, ਸ਼ਬਦ ‘ਅਜਾਤਿ’ ਨਾਲੋਂ ਵੱਖਰਾ ਹੈ ਤੇ ਇਸ ਦਾ ਅਰਥ ਹੈ ‘ਜੋ ਜੰਮਿਆ ਨਹੀਂ ਹੈ’।

‘ਜਾਪੁ’ ਸਾਹਿਬ ਵਿਚ ਅਰਥੀ ਤੇ ਛਾਰਸੀ

ਸੰਸਕ੍ਰਿਤ ਲਫਜ਼ਾਂ ਤੋਂ ਇਲਾਵਾ ਇਸ ਬਾਣੀ ਵਿਚ ਛਾਰਸੀ ਤੇ ਅਰਥੀ ਲਫਜ਼ ਵੀ ਹਨ। ਇਹਨਾਂ ਲਫਜ਼ਾਂ ਬਾਰੇ ਤਾਂ ਉਹੋ ਜਿਹੀ ਕੋਈ ਗੁੰਡਲ ਨਹੀਂ ਜੋ ਸੰਸਕ੍ਰਿਤ ਲਫਜ਼ਾਂ ਵਿਚ ਵੇਖ ਆਏ ਹਨ; ਪਰ ਏਥੇ ਭੀ ਅਰਥੀ ਬੋਲੀ ਦੇ ਵਿਆਕਰਣ ਦੇ ਸੰਬੰਧ ਵਿਚ ਇਕ ਐਕੜ ਹੈ, ਜੋ ਠੀਕ ਤਰ੍ਹਾਂ ਸਮਝ ਲੈਣੀ ਜ਼ਰੂਰੀ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਵਿਚ ਕਈ ਔਸੀਆਂ ਅਨੋਖੀਆਂ ਗੱਲਾਂ ਆਉਂਦੀਆਂ ਹਨ, ਜਿਨ੍ਹਾਂ ਨੂੰ ਸਮਝਣ 'ਵਾਸਤੇ ਜੇ ਉਹਨਾਂ ਦੀ 'ਬਾਣੀ' ਤੋਂ ਕੋਈ ਬਾਹਰਲੀ ਕਸਵੱਟੀ ਵਰਤੀ ਜਾਏ ਤਾਂ ਗਾਲਤੀ ਖਾ ਜਾਈਦੀ ਹੈ। ‘ਅਰਦਾਸਿ’ ਵਿਚ ਵਰਤੇ ਹੋਏ ਲਫਜ਼ ‘ਭਰੌਤੀ’ ਬਾਰੇ ਬਹੁਤ ਸੱਜਣ ਟਪਲਾ ਖਾ ਜਾਂਦੇ ਹਨ, ਕਈ ਤਾਂ ਇਸ ਨੂੰ ‘ਦੇਵੀ-ਵਾਚਕ’ ਸਮਝ ਕੇ ਇਸ ਨੂੰ ‘ਬਾਣੀ’ ਵਿਚੋਂ ਕੱਢਣ ਦਾ ਹੀ ਜਤਨ ਕਰਨ ਲੱਗ ਪੈਂਦੇ ਹਨ, ਤੇ ਕਈ ਸੱਜਣ ਇਸ ਨੂੰ ‘ਤਲਵਾਰ’ ਦਾ ਅਰਥ ਦੇ ਕੇ ਇਹ ਕਹਿਣ ਲੱਗ ਪੈਂਦੇ ਹਨ ਕਿ ਸਤਿਗੁਰੂ ਗੋਬਿੰਦ ਸਿੰਘ ਜੀ ਨੇ ਸ਼ਸਤ੍ਰ-ਪੂਜਾ ਸ਼ੁਰੂ ਕਰਾ ਦਿੱਤੀ। ‘ਬਚਿੱਤ੍ਰ ਨਾਟਕ’ ਵਿਚ ਲਫਜ਼ ‘ਕਾਲਕਾ’ ਵਰਤਿਆ ਮਿਲਦਾ ਹੈ; ਇਸ ਨੂੰ ਪੜ੍ਹ ਕੇ ਕਈ ਸੱਜਣ ਤਾਂ ਇਹ ਮੰਨ ਰਹੇ ਹਨ ਕਿ ਸਤਿਗੁਰੂ ਜੀ ਨੇ ‘ਦੁਰਗਾ’ ਦੀ ਪੜਾ ਕੀਤੀ ਹੈ, ਕਈ ਇਹ ਕਹਿ ਰਹੇ ਹਨ ਕਿ ਇਹ ਬਾਣੀ ਸਤਿਗੁਰੂ ਜੀ ਦੀ ਆਪਣੀ ਨਹੀਂ ਹੈ। ਭਾਈ ਗੁਰਦਾਸ ਜੀ (ਦੂਜੇ) ਦੀ ‘ਵਾਰ’ ਵਿਚ ਇਸ ਲਫਜ਼ ‘ਕਾਲਕਾ’ ਬਾਰੇ ਇਕ ਤੁਕ ਇਉਂ ਹੈ :

ਗੁਰ ਸਿਮਰਿ ਮਨਾਈ ਕਾਲਕਾ ਖੰਡੇ ਕੀ ਦੇਲਾ ॥

ਪਰ ਲਫਜ਼ ‘ਕਾਲਕਾ’ ਨੂੰ ਸਹੀ ਤਰੀਕੇ ਨਾਲ ਨਾ ਸਮਝਣ ਕਰਕੇ ਕਈ ਸੱਜਣ ਇਸ ਦਾ ਪਾਠ ਇਉਂ ਕਰਦੇ ਸੁਣੀਦੇ ਹਨ :

ਗੁਰ ਸਿਮਰਿ ਮਨਾਈਓ ਕਾਲ ਕੇ ਖੰਡੇ ਕੀ ਦੇਲਾ ॥

ਇਹਨਾਂ ਭੁਲੇਖਿਆਂ ਦਾ ਅਸਲ ਕਾਰਨ ਇਹ ਹੈ ਕਿ ਸਤਿਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਵਿਚ ਵਰਤੇ ਹੋਏ ਇਹੋ ਜਹੋ ਲਫਜ਼ਾਂ ਨੂੰ ਸਮਝਣ ਵਾਸਤੇ ਅਸੀਂ ਬਾਹਰੋਂ ਕੋਈ ਹੋਰ ਕਸਵੱਟੀ ਵਰਤਦੇ ਹਾਂ। ਪਰ ਅਸਲ ਵਿਚ ਉਹਨਾਂ ਦੇ ਭਾਵਾਂ ਨੂੰ ਸਮਝਣ ਦਾ ਸਹੀ ਤਰੀਕਾ ਇਹ ਹੈ ਕਿ ਉਹਨਾਂ ਦੀ ਆਪਣੀ ਹੀ ਬਾਣੀ ਵਿਚ ਹੋਰ ਹੋਰ ਥਾਂ ਵਰਤੇ ਹੋਏ ਇਹਨਾਂ ਲਫਜ਼ਾਂ ਨੂੰ ਪੜ੍ਹੀਏ ਤੇ ਫਿਰ ਵੇਖੀਏ ਕਿ ਉਹ ਆਪ ਇਹਨਾਂ ਲਫਜ਼ਾਂ ਨੂੰ ਕਿਸ ਅਰਥ ਵਿਚ ਵਰਤਦੇ ਹਨ। ਉੱਚ-ਕੋਟੀ ਦੇ ਕਵੀ ਤੇ ਵਿਦਵਾਨ ਲਿਖਾਰੀ ਸਿਰਫ਼ ਪਹਿਲੀ ਮੌਜੂਦ 'ਬੋਲੀ' ਨੂੰ ਹੀ ਸੁੰਦਰ ਤਰੀਕੇ ਨਾਲ ਨਹੀਂ ਵਰਤਦੇ, ਸਗੋਂ 'ਬੋਲੀ' ਵਿਚ ਹੋਰ ਨਵੇਂ ਲਫਜ਼ ਤੇ ਖਿਆਲ ਲਿਆ ਭਰਦੇ ਹਨ, ਤੇ ਕਈ ਮਰ ਚੁਕੇ ਲਫਜ਼ਾਂ ਨੂੰ ਨਵੀਂ ਜਿੰਦ ਪਾ ਕੇ ਨਵੇਂ ਰੂਪ ਤੇ ਨਵੇਂ ਅਰਥ ਵਿਚ ਵਰਤਦੇ ਹਨ।

ਅਰਬੀ ਬੋਲੀ ਦੇ ਵਿਆਕਰਣ ਵਿਚ 'ਦਾ, ਦੇ, ਦੀ' ਦਾ ਭਾਵ ਪਰਗਟ ਕਰਨ ਲਈ 'ਅਲਫ ਲਾਮ' ਵਰਤਿਆ ਜਾਂਦਾ ਹੈ, ਜਿਵੇਂ—'ਸਬੱਬੁਲ ਅਸਬਾਬ'। ਜਦੋਂ ਅਸੀਂ ਇਸਦਾ ਅਰਥ ਪੰਜਾਬੀ ਵਿਚ ਕਰਾਂਗੇ ਤਾਂ ਪਿਛੋਂ ਵਰਤੇ ਲਫਜ਼ ਨੂੰ ਪਹਿਲਾਂ ਲਵਾਂਗੇ ਤੇ ਪਹਿਲੇ ਨੂੰ ਪਿਛੋਂ। ਸਬੱਬ ਉਲ ਅਸਬਾਬ—ਅਸਬਾਬ ਦਾ ਸਬੱਬ, ਸਬੱਬਾਂ ਦਾ ਸਬੱਬ। ਏਸੇ ਤਰ੍ਹਾਂ 'ਤਜ਼ਕਰਾਤੁਲ ਅੰਲੀਆ'—ਅੰਲੀਆਵਾਂ ਦੇ ਤਜ਼ਕਰੇ, ਵਲੀ ਲੋਕਾਂ ਦੀਆਂ ਕਹਾਣੀਆਂ।

ਇਹ 'ਅਲਫ ਲਾਮ' ਜਾਪੁ ਸਾਹਿਬ ਵਿਚ ਗੁਰੂ ਗੋਬਿੰਦ ਸਿੰਘ ਜੀ ਨੇ ਭੀ ਵਰਤਿਆ ਹੈ। ਪਰ ਨਾ ਤਾਂ ਇਸ ਦਾ ਅਰਥ ਸਿਰਫ਼ 'ਦਾ, ਦੇ, ਦੀ' ਰਹਿਣ ਦਿੱਤਾ ਹੈ ਅਤੇ ਨਾ ਹੀ ਇਸ ਦੇ ਅਗਲੇ ਪਿਛਲੇ ਲਫਜ਼ਾਂ ਦੀ ਉਹ ਤਰਤੀਬ ਹੀ ਰੱਖੀ ਹੈ, ਜੋ ਅਰਬੀ ਵਿਚ ਹੈ। ਇਕ ਹੋਰ ਸੁਆਦਲੀ ਗੱਲ ਭੀ ਹੈ, ਅਰਬੀ ਦੀ ਇਹ ਇਜ਼ਾਫਤ 'ਅਲਫ ਲਾਮ' ਸਤਿਗੁਰੂ ਜੀ ਨੇ ਸਿਰਫ਼ ਛਾਰਸੀ ਲਫਜ਼ਾਂ ਨਾਲ ਨਹੀਂ ਵਰਤੀ, ਸੰਸਕ੍ਰਿਤ ਦੇ ਲਫਜ਼ਾਂ ਨਾਲ ਭੀ ਵਰਤ ਦਿੱਤੀ ਹੈ, ਅਤੇ ਸੰਸਕ੍ਰਿਤ ਦੇ ਛਾਰਸੀ ਜਾਂ ਅਰਬੀ ਦੇ ਮਿਲਵੇਂ ਲਫਜ਼ਾਂ ਨਾਲ ਭੀ ਵਰਤੀ ਹੈ। ਪਰ ਇਸ ਦਾ ਭਾਵ ਇਹ ਨਹੀਂ ਕਿ ਉਹਨਾਂ ਨੂੰ ਇਸ ਦੀ ਸਹੀ ਵਰਤੋਂ ਦਾ ਪਤਾ ਨਹੀਂ ਸੀ, ਜ਼ਫਰਨਾਮੇ ਵਿਚ ਲਫਜ਼ 'ਨਬੀਉਲ ਕਿਤਾਬ' ਤੋਂ ਪਤਾ ਲੱਗਦਾ ਹੈ ਕਿ ਉਹ ਅਰਬੀ ਜ਼ਬਾਨ ਵਿਚ ਇਸ ਦੀ ਠੀਕ ਵਰਤੋਂ ਜਾਣਦੇ ਸਨ, ਪਰ ਛਾਰਸੀ ਅਰਬੀ ਲਫਜ਼ਾਂ ਨੂੰ ਪੰਜਾਬੀ ਵਿਚ ਵਰਤਣ ਵੇਲੇ ਇਜ਼ਾਫਤ 'ਅਲਫ ਲਾਮ' ਨੂੰ ਉਹਨਾਂ ਆਪਣੇ ਤਰੀਕੇ ਨਾਲ ਵਰਤਿਆ ਹੈ। ਸੋ, ਜਿਵੇਂ ਅਸੀਂ ਇਹ ਵੇਖ ਆਏ ਹਾਂ ਕਿ ਲਫਜ਼ 'ਕਾਲਕਾ' ਦੀ ਸਹੀ ਵਰਤੋਂ ਸਮਝਣ ਵੇਲੇ ਅਸਾਂ

‘ਸੰਸਕ੍ਰਿਤ ਕੋਸ਼’ ਦੀ ਸਹਾਇਤਾ ਨਹੀਂ ਲੈਣੀ, ਸਗੋਂ ਸਤਿਗੁਰੂ ਜੀ ਦੀ ਆਪਣੀ ‘ਬਾਣੀ’ ਵੇਖਣੀ ਹੈ, ਏਸੇ ਤਰ੍ਹਾਂ ਇਸ ਇਜ਼ਾਫਤ ‘ਅਲਫ਼ ਲਾਮ’ ਦੀ ਵਰਤੋਂ ਭੀ ਉਹਨਾਂ ਦੀ ਆਪਣੀ ਬਾਣੀ ਵਿਚੋਂ ਸਮਝਣੀ ਹੈ।

ਇਜ਼ਾਫਤ ‘ਅਲਫ਼ ਲਾਮ’ ਜਾਪੁ ਸਾਹਿਬ ਵਿਚ ੪੯ ਵਾਰੀ ਵਰਤੀ ਗਈ ਹੈ। ਹੇਠ-ਲਿਖੇ ੨੦ ਛੌਦਾਂ ਵਿਚ—੫੮, ੧੦੮, ੧੦੯, ੧੨੧, ੧੨੨, ੧੨੩, ੧੨੪, ੧੨੭, ੧੩੦, ੧੪੦, ੧੪੧, ੧੪੨, ੧੪੩, ੧੪੪, ੧੪੫, ੧੪੬, ੧੪੭, ੧੪੮, ੧੯੭, ੧੯੮।

ਇਹਨਾਂ ਦਾ ਵੇਰਵਾ ਇਹੜਿਆਂ ਹੈ :

- (੧) ਨਿਰੋਲ ਫਾਰਸੀ ਅਰਬੀ ਲਫਜ਼ਾਂ ਦੇ ਨਾਲ—੨੯ ਵਾਰੀ।
- (੨) ਨਿਰੋਲ ਸੰਸਕ੍ਰਿਤ ਲਫਜ਼ਾਂ ਦੇ ਨਾਲ—੧੪ ਵਾਰੀ।
- (੩) ਮਿਲਵੇਂ ਅਰਬੀ ਤੇ ਸੰਸਕ੍ਰਿਤ ਲਫਜ਼ਾਂ ਦੇ ਨਾਲ—੬ ਵਾਰੀ।

ਨਿਰੋਲ ਸੰਸਕ੍ਰਿਤ ਲਫਜ਼ਾਂ ਦੇ ਨਾਲ :

- ਨੰ: ੫੮—ਸਮਸਤੁਲ ਨਿਵਾਸੀ।
 ੧੨੪—ਅਨੇਕੁਲ ਤਰੰਗ ਹੈਂ।
 ੧੨੭—ਸਦੈਵੂਲ ਅਕਾਮ ਹੈਂ।
 ੧੩੦—ਪ੍ਰਿਯੀਉਲ ਪ੍ਰਵਾਸੀ ਹੈਂ।
 ੧੪੪—ਸਮਸਤੁਲ ਨਿਵਾਸ ਹੈਂ।
 ੧੪੬—ਕਿ ਸਰਬੁਲ ਗਰਵਨ ਹੈਂ।
 ੧੪੭—ਸਮਸਤੁਲ ਅਦੀਸ ਹੈਂ।
 ਅਦੇਸੂਲ ਅਲੇਖ ਹੈਂ।
 ੧੯੭—ਨਮਸਤੁਲ ਪ੍ਰਣਾਮੇ।
 ਸਮਸਤੁਲ ਪ੍ਰਣਾਮੇ।
 ਅਗੰਜੂਲ ਅਨਾਮੇ।
 ਸਮਸਤੁਲ ਨਿਵਾਸੇ।
 ਸਮਸਤੁਲ ਸਰੂਪੇ।
 ੧੯੮—ਸਮਸਤੁਲ ਨਿਵਾਸੀ।

ਅਰਬੀ-ਸੰਸਕ੍ਰਿਤ ਦੇ ਮਿਲਵੇਂ ਲਡੜਾਂ ਨਾਲ :

- ੧੨੩—ਰੁਜੂਉਲ ਨਿਧਾਨੈ।
੧੨੭—ਸਮਸਤੁਲ ਸਲਾਮ ਹੈਂ।
੧੫੦—ਸਮਸਤੁਲ ਕਲਾਮ ਹੈਂ।
੧੫੪—ਅਗੰਜੁਲ ਗਾਨੀਮ ਹੈਂ।
੧੫੫—ਸਮਸਤੁਲ ਜੁਬਾਂ ਹੈਂ।
ਬਹਿਸ਼ਤੁਲ ਨਿਵਾਸ ਹੈਂ।
੧੫੬—ਹਮੇਸ਼ੁਲ ਰਵੰਨ ਹੈਂ।
ਸਮਸਤੁਲ ਅਜੀਜ਼ ਹੈਂ।
੧੫੭—ਹਮੇਸ਼ੁਲ ਅਭੇਖ ਹੈਂ।

‘ਜਾਪੁ’ ਸਾਹਿਬ ਦੇ ਬੰਦਾਂ ਦੀ ਗਿਣਤੀ

ਇਸ ਬਾਣੀ ਵਿਚ ਕੁਲ ੧੦ ਕਿਸਮ ਦੇ ਛੰਦ ਹਨ, ਜਿਨ੍ਹਾਂ ਦਾ ਵੇਰਵਾ ਇਹ ਹੈ :

ਛਪੈ, ਭੁਜੰਗ ਪ੍ਰਯਾਤ, ਚਾਚਰੀ, ਚਰਪਟ, ਰੂਆਲ, ਮਧੁਭਾਰ, ਭਗਵਤੀ, ਰਸਾਵਲ, ਹਰਿਬੋਲਮਨਾ, ਏਕ-ਅੱਛਰੀ।

‘ਛੰਦ’ ਕਵਿਤਾ ਦੀ ਚਾਲ ਜਾਂ ਕਿਸਮ ਨੂੰ ਆਖਦੇ ਹਨ; ਸੋ, ‘ਜਾਪੁ’ ਸਾਹਿਬ ਵਿਚ ੧੦ ਕਿਸਮਾਂ ਦੀ ਕਵਿਤਾ ਹੈ। ਕਈ ‘ਛੰਦ’ ਇਕ ਤੋਂ ਵਧੀਕ ਵਾਰੀ ਵਰਤੇ ਗਏ ਹਨ; ਜਿਵੇਂ :

ਭੁਜੰਗ ਪ੍ਰਯਾਤ—੯ ਵਾਰੀ।

ਚਾਚਰੀ—੫ ਵਾਰੀ।

ਚਰਪਟ—੨ ਵਾਰੀ।

ਮਧੁਭਾਰ—੨ ਵਾਰੀ।

ਭਗਵਤੀ—੨ ਵਾਰੀ।

ਬਾਕੀ ਦੇ ਪੰਜ ਛੰਦ ਇਕ ਇਕ ਵਾਰੀ। ਕੁਲ ਜੋੜ = ੨੨।

ਛੰਦਾਂ ਅਨੁਸਾਰ ਬਾਣੀ ਦੇ ਬੰਦਾਂ ਦਾ ਵੇਰਵਾ :

(੧) ਛਪੈ ਛੰਦ—(ਚੱਕ ਚਿਹਨ)	੧—	੧ ਬੰਦ
(੨) ਭੁਜੰਗ ਪ੍ਰਯਾਤ—(ਨਮਸਤ੍ਰੇ ਅਕਾਲੇ)	੨ ਤੋਂ ੨੮—	੨੭ ,,
(੩) ਚਾਚਰੀ ਛੰਦ—(ਅਰੂਪ ਹੈਂ)	੨੯ ਤੋਂ ੪੩—	੧੫ ,,
(੪) ਭੁਜੰਗ ਪ੍ਰਯਾਤ—(ਨਮੇ ਸਰਬ ਮਾਨੇ)	੪੪ ਤੋਂ ੬੧—	੧੮ ,,
(੫) ਚਾਚਰੀ—(ਜਲੇ ਹੈਂ)	੬੨ ਤੇ ੬੩—	੨ ,,
(੬) ਭੁਜੰਗ ਪ੍ਰਯਾਤ—(ਅਗਾਧੇ ਅਬਾਧੇ)	੬੪ ਤੋਂ ੭੩—	੧੦ ,,
(੭) ਚਰਪਟ—(ਅੰਮ੍ਰਿਤ ਕਰਮੇ)	੭੪ ਤੋਂ ੭੮—	੫ ,,

(੮) ਕੁਆਲ—(ਆਦਿ ਰੂਪ)	੨੯	ਤੋਂ	੯੬—	੮ ਬੰਦ
(੯) ਮਧੁਭਾਰ—(ਗੁਣ ਗਣ ਉਦਾਰ)	੮੭	ਤੋਂ	੯੩—	੨ „
(੧੦) ਚਾਚਰੀ—(ਗੋਬਿੰਦੇ)	੯੪	ਤੋਂ	੯੫—	੩ „
(੧੧) ਭੁਜੰਗ ਪ੍ਰਯਾਤ—(ਚੱਡ ਚੱਕ ਕਰਤਾ)	੯੬	ਤੋਂ	੯੮—	੪ „
(੧੨) ਚਾਚਰੀ—(ਨ ਸੱਵੈ)	੯੯	ਤੋਂ	੧੦੨—	੮ „
(੧੩) ਭਗਵਤੀ—(ਕਿ ਆਛਿੱਜ ਦੇਸੈ)	੧੦੩	ਤੋਂ	੧੩੨—	੩੦ „
(੧੪) ਚਾਚਰੀ—(ਅਭੰਗ ਹੈਂ)	੧੩੩	ਤੋਂ	੧੪੧—	੬ „
(੧੫) ਚਰਪਟ—(ਸਰਬੰ ਹੰਤਾ)	੧੪੨	ਤੋਂ	੧੪੪—	੩ „
(੧੬) ਰਸਾਵਲ—(ਨਮੋ ਨਰਕ ਨਾਸੇ)	੧੪੫	ਤੋਂ	੧੪੬—	੫ „
(੧੭) ਭਗਵਤੀ—(ਕਿ ਜਾਹਰ ਜ਼ਹੂਰ ਹੈਂ)	੧੫੦	ਤੋਂ	੧੬੦—	੧੧ „
(੧੮) ਮਧੁਭਾਰ—(ਮੁਨਿ ਮਨਿ ਪ੍ਰਣਾਮ)	੧੬੧	ਤੋਂ	੧੭੦—	੧੦ „
(੧੯) ਹਰਿਬੇਲਮਨਾ—(ਕਰੁਣਾਲਯ ਹੈਂ)	੧੭੧	ਤੋਂ	੧੮੪—	੧੪ „
(੨੦) ਭੁਜੰਗ ਪ੍ਰਯਾਤ—(ਨਮੋ ਸੂਰਜ ਸੂਰਜੇ)	੧੮੫	ਤੋਂ	੧੮੮—	੮ „
(੨੧) ਏਕ ਅੱਛਗੀ—(ਅਜੈ) ੧੮੯	ਤੋਂ	੧੯੬—	੮ „	
(੨੨) ਭੁਜੰਗ ਪ੍ਰਯਾਤ—(ਨਮਸਤੁਲ ਪ੍ਰਣਾਮੇ)	੧੯੭	ਤੋਂ	੧੯੯—	੩ „

ਕੁਲ ਜੋੜ

੧੬੬ ਬੰਦ

੧੬ੴ ਸਤਿਗੁਰਪ੍ਰਸਾਦਿ ॥
ਵਾਹਿਗੁਰੂ ਜੀ ਕੀ ਡਤਹ ॥

ਜਾਪੁ

ਸ੍ਰੀ ਮੁਖਵਾਕ ਪਾਤਿਸਾਹੀ ੧੦ ॥

ਅਰਥ : ਪਾਤਿਸ਼ਾਹੀ ਦਸਵੀਂ ਜੀ ਦੇ ਪਵਿੰਡ ਮੁਖ ਦਾ ਵਾਕ।

ਨੋਟ : ਜਿਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਮਹਲਾ ੧, ਮਹਲਾ ੨, ਮਹਲਾ ੩ ਆਦਿਕ ਪਦ ਵਰਤੇ ਗਏ ਹਨ, ਤਿਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਦੇ ਪਹਿਲਾਂ ਪਦ ‘ਪਾਤਿਸਾਹੀ ੧੦’ ਵਰਤਿਆ ਗਿਆ ਹੈ। ਜਿਵੇਂ ‘ਮਹਲਾ ੩’ ਦਾ ਭਾਵ ਇਹ ਹੈ ਕਿ ਇਸ ਅੱਗੇ ਜੋ ਬਾਣੀ ਲਿਖੀ ਗਈ ਹੈ, ਉਹ ਗੁਰੂ ਅਮਰਦਾਸ ਜੀ ਦੀ ਉਚਾਰੀ ਹੋਈ ਹੈ, ਤਿਵੇਂ ‘ਪਾਤਿਸਾਹੀ ੧੦’ ਦਾ ਭੀ ਭਾਵ ਇਹੀ ਹੈ ਕਿ ਇਸ ਤੋਂ ਅਗਾਂਹ ਜੋ ਬਾਣੀ ਦਰਜ ਕੀਤੀ ਗਈ ਹੈ, ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਉਚਾਰੀ ਹੋਈ ਹੈ। ਮਹਲਾ ੧, ਮਹਲਾ ੨, ਮਹਲਾ ੩, ਮਹਲਾ ੪, ਮਹਲਾ ੫ ਪਦਾਂ ਵਿਚ ਅੰਕ ੧, ੨, ੩, ੪, ੫ ਦਾ ਉਚਾਰਨ ਇਕ, ਦੋ, ਤਿੰਨ, ਚਾਰ, ਪੰਜ ਕਰਨਾ ਅਸੁੱਧ ਹੈ (ਵੇਖੋ, ਗੁਰਬਾਣੀ ਵਿਆਕਰਣ); ਸੁੱਧ ਪਾਠ ਪਹਿਲਾ, ਦੂਜਾ, ਤੀਜਾ, ਚੌਥਾ, ਪੰਜਵਾਂ ਹੈ। ‘ਮਹਲਾ ਪਹਿਲਾ’ ਉੱਚਾਰ ਕੇ ਇਹ ਪਰਗਟ ਕਰਨਾ ਹੈ ਕਿ ਜੋ ਬਾਣੀ ਇਸ ਦੇ ਨਾਲ ਪੜ੍ਹਨ ਲੱਗੇ ਹਾਂ, ਉਹ ‘ਮਹਲੇ ਪਹਿਲੇ’ ਦੀ ਹੈ, ਇਤਿਆਦਿਕ। ਏਸੇ ਤਰ੍ਹਾਂ ਪਾਤਿਸਾਹੀ ‘੧੦’ ਵਿਚ ਅੰਕ ‘੧੦’ ਦਾ ਪਾਠ ‘ਦਸ’ ਅਸੁੱਧ ਹੈ, ‘ਦਸਵੀਂ’ ਪਾਠ ਠੀਕ ਹੈ; ਇਸ ਦਾ ਭਾਵ ਇਹ ਹੈ ਕਿ ਜੋ ਬਾਣੀ ਹੁਣ ਪੜ੍ਹਨ ਲੱਗੇ ਹਾਂ, ਉਹ ‘ਦਸਵੇਂ’ ਪਾਤਿਸ਼ਾਹ ਜੀ ਦੀ ਹੈ।

‘ਅਰਦਾਸ’ ਦੇ ਪਹਿਲੇ ਸ਼ਬਦਾਂ ਵਲ ਭੀ ਹਰੇਕ ਸਿੱਖ ਦਾ ਪ੍ਰਾਸ ਧਿਆਨ ਦੇਣਾ ਜ਼ਰੂਰੀ ਹੈ, ਉਹ ਸ਼ਬਦ ਇਉਂ ਹਨ :

੧੭ ਵਾਹਿਗੁਰੂ ਜੀ ਕੀ ਡਤਹਾ ॥

ਸ੍ਰੀ ਭਗਉਤੀ ਜੀ ਸਹਾਇ ॥ ਪਾਤਿਸਾਹੀ ੧੦ ॥

ਏਥੇ ਸ਼ਬਦ ‘ਪਾਤਿਸਾਹੀ ੧੦’ ਦਾ ਭਾਵ ਇਹ ਹੈ ਕਿ ਅਰਦਾਸ ‘ਪ੍ਰਿਯਮ ਭਗਉਤੀ’ ਤੋਂ ਲੈ ਕੇ ‘ਸਭ ਬਾਣੀਂ ਹੋਇਂ ਸਹਾਇ’ ਤਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਉਚਾਰੀ ਹੋਈ ਹੈ। ਏਥੇ ਅੰਕ ੧੦ ਦਾ ਉਚਾਰਨ ‘ਦਸ’ ਕਰਨਾ ਅਸੁਧੁ ਹੈ; ਸੁਧੁ ਪਾਠ ‘ਦਸਵੀਂ’ ਹੈ। ਆਸਾ ਦੀ ਵਾਰ ਸਟੀਕ ਵਿਚ ਕਈ ਬਾਣੀਂ ਪ੍ਰਮਾਣ ਦੇ ਕੇ ਦੱਸਿਆ ਗਿਆ ਹੈ ਕਿ ਬਾਣੀਂ ਦੀ ਕਿਸੇ ਲਗ-ਮਾੜ ਦਾ ਜਾਂ ਕਿਸੇ ਅੰਕ ਦਾ ਭੀ, ਅਸੁਧੁ ਪਾਠ ਬਹੁਤ ਵਾਗੀ ‘ਬਾਣੀਂ’ ਦੇ ਅਸਲੀ ਭਾਵ ਤੋਂ ਬਹੁਤ ਢੂਰ ਲੈ ਜਾਂਦਾ ਹੈ। ਏਸ ਲਾਪਰਵਾਹੀ ਦਾ ਜੋ ਸਿੱਟਾ ਸ੍ਰੀ ਕਲਗੀਪਰ ਜੀ ਦੀ ਬਾਣੀਂ ਸੰਬੰਧੀ ਨਿਕਲਿਆ ਹੈ, ਉਹ ਖਾਸ ਤੌਰ 'ਤੇ ਸ਼ੋਕਮਈ ਹੈ। ਅੰਕ ੧੦ ਦਾ ਉਚਾਰਨ ‘ਦਸ’ ਕਰਨ ਦੇ ਕਾਰਨ ਆਮ ਪ੍ਰਚਲਤ ਖਿਆਲ ਇਹ ਬਣ ਗਿਆ ਹੈ ਕਿ ਇਹ ਅਰਦਾਸ ਦਸਾਂ ਪਾਤਸ਼ਾਹੀਆਂ ਦੀ ਹੈ। ਜੋ ਸੱਜਣ ਦੇਹਧਾਰੀ ਗੁਰੂ ਵਿਚ ਸ਼ਰਧਾ ਰੱਖਦੇ ਹਨ, ਉਹਨਾਂ ਨੇ ਅੰਕ ੧੦ ਦੇ ਬਾਂ ਬਾਵੂਂ, ਚੌਦਾਂ ਆਦਿਕ ਵਰਤਣੇ ਸ਼ੁਰੂ ਕਰ ਦਿਤੇ ਹਨ, ਉਹ ਇਹ ਖਿਆਲ ਕਰਦੇ ਹਨ ਕਿ ਏਸ ਤਰ੍ਹਾਂ ਉਹ ਆਪਣੇ ਬਾਵੂਂ ਜਾਂ ਚੌਦਾਂ ਗੁਰੂਆਂ ਦੀ ਅਰਦਾਸ ਕਰਦੇ ਹਨ। ਅਸਲ ਵਿਚ ਹਰੇਕ ਸਿੱਖ ਆਪੋ ਆਪਣੀ ਅਰਦਾਸ ਕਰਦਾ ਹੈ ਤੇ ਅਕਾਲ ਪੁਰਖ ਅੱਗੇ ਕਰਦਾ ਹੈ; ਨਾ ਕੋਈ ਦਸਾਂ ਗੁਰੂਆਂ ਦੀ ਅਰਦਾਸ ਕਰਦਾ ਹੈ ਤੇ ਨਾ ਕੋਈ ਵਧੀਕ ਗੁਰੂਆਂ ਦੀ। ਹਾਂ, ਅਰਦਾਸ ਵਾਲੀ ਬਾਣੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਉਚਾਰੀ ਹੋਈ ਹੈ, ਇਸ ਵਾਸਤੇ ਇਸ ਦੇ ਸ਼ੁਰੂ ਵਿਚ ਪੜ੍ਹਨਾ ਹੈ “ਸ੍ਰੀ ਮੁਖਵਾਕ ਪਾਤਸ਼ਾਹੀ ਦਸਵੀਂ”।”

ਛਪੈ ਛੰਦ ॥ ਤ੍ਰ ਪ੍ਰਸਾਦਿ ॥

ਅਰਥ : ਤੇਰੀ ਕਿਰਪਾ ਨਾਲ (ਇਹ ਬਾਣੀਂ ਉਚਾਰਦਾ ਹਾਂ)।

ਨੋਟ : ਸੰਸਕ੍ਰਿਤ ਸ਼ਬਦ ‘ਤਵ’ ਦੇ ਪ੍ਰਾਕ੍ਰਿਤ ਰੂਪ ‘ਤ੍ਰ’, ‘ਤੁਆ’ ਅਤੇ ‘ਤਉ’ ਹਨ, ਇਸ ਦਾ ਅਰਥ ਹੈ ‘ਤੇਰਾ’।

ਚੱਕ੍ਰ ਚਿਹਨ ਅਤੁ ਬਰਨ, ਜਾਤਿ ਅਤੁ ਪਾਤਿ ਨਹਿਨ ਜਿਹ ॥

ਰੂਪ ਰੰਗ ਅਤੁ ਰੇਖ, ਭੇਖ ਕੋਊ ਕਹਿ ਨ ਸਕਤ ਕਿਹ ॥

ਅਚਲ ਮੁਰਤਿ ਅਨਭਉ ਪ੍ਰਕਾਸ਼ ਅਮਿਤੋਜੁ ਕਹਿਜੈ ॥
 ਕੋਟਿ ਇੰਦ੍ਰ ਇੰਦ੍ਰਾਨ ਸਾਹ ਸਾਹਾਨ ਗਣਿਜੈ ॥
 ਤ੍ਰਿਭਵਣ ਮਹੀਪੁ ਸੁਰ ਨਰ ਅਸੁਰ ਨੇਤਿ ਨੇਤਿ ਬਨ ਤ੍ਰਿਣ ਕਹਤ ॥
 ਤਵ ਸਰਬ ਨਾਮੁ ਕਬੈ ਕਵਨੁ ਕਰਮ ਨਾਮ ਬਰਨਤ ਸੁਮਤਿ ॥੧॥

ਪਦ ਅਰਥ : ਚੱਕ੍ਰ—ਗੋਲ ਰੇਖਾ (ਪੈਰਾਂ ਦੀਆਂ ਤਲੀਆਂ ਵਿਚ ਜਾਂ ਹੱਥਾਂ ਦੀਆਂ ਉੱਗਲਾਂ ਉਤੇ ਜੋ ਗੋਲ ਲਕੀਰਾਂ ਹੁੰਦੀਆਂ ਹਨ, ਉਹਨਾਂ ਨੂੰ ਚੱਕ੍ਰ ਕਹੀਦਾ ਹੈ)। ਚਿਹਨ—ਨਿਸ਼ਾਨ। ਬਰਨ—ਚੰਗ। ਪਾਤਿ—ਕੁਲ। ਨਹਿਨ—ਨਹੀਂ। ਜਿਹ—ਜਿਸ (ਪ੍ਰਭੂ) ਦਾ। ਭੇਖ—ਲਿਬਾਸ। ਕਿਹ ਭੇਖ—ਕਿਹੜਾ ਲਿਬਾਸ? ਕੋਊ ਕਹਿ ਨ ਸਕਤ—ਕੋਈ ਆਖ ਨਹੀਂ ਸਕਦਾ। ਅਚਲ—ਨਾ ਹਿੱਲਣ ਵਾਲੀ, ਅਟੱਲ। ਅਨਭਉ—(Direct perception or cognition, knowledge derived from personal observation or experiment) ਆਪਣੇ ਆਪ ਤੋਂ ਪੈਦਾ ਹੋਇਆ ਗਿਆਨ। ਅਨਭਉ ਪ੍ਰਕਾਸ਼—ਜਿਸ ਨੂੰ ਆਪਣੇ ਪ੍ਰਕਾਸ਼ ਦਾ ਗਿਆਨ ਆਪਣੇ ਆਪ ਤੋਂ ਹੀ ਹੋਇਆ ਹੈ। ਅਮਿਤੋਜੁ—ਅਮਿਤ + ਓਜ। ਅਮਿਤ—ਅਮਿਣਵਾਂ, ਜੋ ਮਿਣਿਆ ਨਾ ਜਾ ਸਕੇ। ਓਜ—ਤਾਕਤ, ਬਲ। ਅਮਿਤੋਜੁ—ਜਿਸ ਦਾ ਬਲ ਮਿਣਿਆ ਨਾ ਜਾ ਸਕੇ। ਕਹਿਜੈ—ਕਹੀਦਾ ਹੈ। ਕੋਟਿ—ਕਰੋੜਾ। ਇੰਦ੍ਰਾਨ ਇੰਦ੍ਰ—ਇੰਦ੍ਰਾਨ ਦਾ ਇੰਦ੍ਰ। ਇੰਦ੍ਰ—੧. ਦੇਵਤਿਆਂ ਦਾ ਰਾਜਾ, ੨. ਰਾਜਾ। ਗਣਿਜੈ—ਮੰਨਿਆ ਜਾਂਦਾ ਹੈ। ਤ੍ਰਿਭਵਣ—ਅਕਾਸ਼, ਪਾਡਾਲ, ਮਾਤ ਲੋਕ। ਮਹੀਪੁ—ਮਹੀ + ਪਾ, ਧਰਤੀ ਦਾ ਰਾਖਾ, ਰਾਜਾ। ਸੁਰ—ਦੇਵਤੇ। ਅਸੁਰ—ਦੈਤਾਂ। ਨਰ—ਮਨੁੱਖ। ਨੇਤਿ—ਨ ਇਤੀ, ਨਹੀਂ ਹੈ ਇਹ, ਭਾਵ ਇਸ ਵਰਗਾ ਹੋਰ ਕੋਈ ਨਹੀਂ। ਬਨ—ਜੰਗਲ। ਤ੍ਰਿਣ—ਘਾਹ। ਬਨ ਤ੍ਰਿਣ—ਬਨ ਦਾ ਘਾਹ, ਭਾਵ ਸਾਰੀ ਬਨਸਪਤੀ। ਤਵ—ਤੇਰੇ। ਕਬੈ—ਕਹੋ, ਆਖੋ। ਸਰਬ—ਸਾਰਾ (ਵਸੂਦ), ਸਾਰੀ (ਹਸਤੀ)। ਸਰਬ ਨਾਮੁ—ਉਹ ਨਾਮੁ ਜੋ (ਪ੍ਰਭੂ ਦੀ) ਸਾਰੀ (ਹਸਤੀ) ਨੂੰ ਬਿਆਨ ਕਰ ਸਕੇ। ਕਰਮ—ਕੰਮ। ਕਰਮ—ਨਾਮ—ਉਹ ਨਾਮ ਜੋ ਉਸ ਦੇ ਕੰਮ ਵੇਖ ਕੇ ਬਣਾਏ ਗਏ ਹਨ। ਬਰਨਤ—ਵਰਣਨ ਕਰਦੇ ਹਨ, ਆਖਦੇ ਹਨ। ਸੁਮਤਿ—ਚੰਗੀ ਮੱਤ ਵਾਲੇ ਬੰਦੇ, ਸਿਆਣੇ ਬੰਦੇ। ਕਬੈ ਕਵਨੁ—ਕਉਣ ਦੱਸੇ, ਭਾਵ, ਕੋਈ ਨਹੀਂ ਦੱਸ ਸਕਦਾ।

ਅਰਥ : ਹੇ ਪ੍ਰਭੂ! (ਤੂੰ ਐਸਾ ਹੈ ਕਿ) ਜਿਸ ਦੇ ਨਾ ਕੋਈ ਲੱਛਣ (ਦਿੱਸਦੇ)

ਹਨ, ਨਾ ਕੋਈ ਰੰਗ ਹੈ, ਨਾ ਜਾਤਿ ਹੈ ਅਤੇ ਨਾ ਕੋਈ ਕੁਲ ਹੈ। ਕੋਈ ਮਨੁੱਖ ਨਹੀਂ ਕਹਿ ਸਕਦਾ ਕਿ ਤੇਰਾ ਕਿਹੋ ਜਿਹਾ ਰੂਪ ਹੈ, ਕੈਸਾ ਰੰਗ ਹੈ, ਕਿਹੋ ਜਿਹੇ ਰੇਖ ਹਨ ਅਤੇ ਕੈਸਾ ਤੇਰਾ ਪਹਿਰਾਵਾ ਹੈ।

ਤੇਰੀ ਹਸਤੀ ਸਦਾ ਕਾਇਮ ਰਹਿਣ ਵਾਲੀ ਹੈ, ਤੇਰਾ ਨੂਰ ਤੇਰੇ ਆਪਣੇ 'ਆਪੇ' ਤੋਂ ਹੈ, ਤੂੰ ਅਮਿਣਵੇਂ ਬਲ ਵਾਲਾ ਕਿਹਾ ਜਾਂਦਾ ਹੈਂ। (ਭਾਵ, ਸਭ ਜੀਵ ਇਹੀ ਆਖਦੇ ਹਨ ਕਿ ਤੇਰੇ ਬਲ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ)।

ਤੂੰ ਕਰੋੜਾਂ ਰਾਜਿਆਂ ਦਾ ਰਾਜਾ ਅਤੇ ਇੰਦ੍ਰਾਂ ਦਾ ਇੰਦ੍ਰ ਗਿਣਿਆ ਜਾਂਦਾ ਹੈਂ।

ਤੂੰ ਤਿੰਨਾਂ ਭਵਨਾਂ ਦਾ ਮਾਲਕ ਹੈਂ; ਦੇਵਤੇ, ਮਨੁੱਖ, ਦੈਤ, (ਜੀਵ ਜੰਤ ਤਾਂ ਕਿਤੇ ਰਹੇ) ਸਾਰੀ ਬਨਸਪਤੀ (ਭੀ, ਸਭ ਇਹੀ) ਆਖਦੇ ਹਨ ਕਿ ਤੂੰ ਇਹ ਨਹੀਂ ਹੈਂ, ਤੂੰ ਇਹ ਨਹੀਂ ਹੈਂ (ਭਾਵ, ਦੁਨੀਆ ਵਿਚ ਕੋਈ ਭੀ ਤੇਰੇ ਵਰਗਾ ਨਹੀਂ ਹੈ)।

ਹੇ ਪ੍ਰਭੂ ! ਕੋਈ ਬੰਦਾ ਤੇਰਾ ਕੋਈ ਐਸਾ ਨਾਮ ਨਹੀਂ ਦੱਸ ਸਕਦਾ ਜੋ ਤੇਰੀ ਮੁਕੰਮਲ ਹਸਤੀ ਨੂੰ ਬਿਆਨ ਕਰ ਸਕੇ, ਸਿਆਣੇ ਬੰਦਿਆਂ ਨੇ ਤੇਰੇ ਉਹੀ ਨਾਮ ਦੱਸੇ ਹਨ ਜੋ ਉਹਨਾਂ ਤੇਰੇ ਕੰਮਾਂ ਨੂੰ ਵੇਖ ਕੇ ਬਣਾਏ ਹਨ ॥੧॥

ਭੁਯੰਗ ਪ੍ਰਯਾਤ ਛੰਦ ॥
ਨਮਸਤ੍ਰੁੰ ਅਕਾਲੇ ॥ ਨਮਸਤ੍ਰੁੰ ਕ੍ਰਿਪਾਲੇ ॥
ਨਮਸਤ੍ਰੁੰ ਅਰੂਪੇ ॥ ਨਮਸਤ੍ਰੁੰ ਅਨੂਪੇ ॥੨॥

ਪਦ ਅਰਥ : ਨਮਸਤ੍ਰੁ—ਨਮਸ + ਤ੍ਰੁੰ। ਨਮਸ—ਨਮਸਕਾਰ, ਪਣਾਮ। ਤ੍ਰੁੰ—(ਤ੍ਰਾਂ) ਤੈਨ੍ਹੁੰ। ਅਕਾਲ—ਅ + ਕਾਲ, ਕਾਲ-ਰਹਿਤ। ਕਾਲ—ਮੌਤ। ਕ੍ਰਿਪਾਲ—ਕ੍ਰਿਪਾ + ਆਲਯ, ਦਇਆ ਦਾ ਘਰ। ਅਰੂਪ—ਅ + ਰੂਪ, ਰੂਪ-ਰਹਿਤ। ਅਨੂਪ—ਅਨ + ਉਪ, ਉਪਮਾ ਰਹਿਤ। ਉਪਮਾ—ਬਰਾਬਰੀ। ਅਨੂਪ—ਜਿਸਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਨਮਸਤੰ—ਨਮਸ + ਤੰ। ਤੰ—ਤ੍ਰੁੰ, ਤ੍ਰਾਂ, ਤੈਨ੍ਹੁੰ।

ਅਰਥ : ਹੇ ਪ੍ਰਭੂ ! ਤੈਨ੍ਹੁੰ ਅਸਾਡੀ ਨਮਸਕਾਰ ਹੈ, ਤੂੰ ਮੌਤ ਰਹਿਤ ਹੈਂ,

ਦਇਆ ਦਾ ਘਰ ਹੈ, ਤੇਰਾ ਕੋਈ ਇਕ ਰੂਪ ਨਹੀਂ ਅਤੇ ਤੇਰੀ ਬਰਾਬਰੀ ਦਾ ਹੋਰ ਕੋਈ ਨਹੀਂ ਹੈ ॥੨॥

ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥
ਨਮਸਤੰ ਅਕਾਏ ॥ ਨਮਸਤੰ ਅਜਾਏ ॥੩॥

ਪਦ ਅਰਥ : ਅਭੇਖੇ—ਅਭੇਖ ਨੂੰ। ਅਲੇਖ—ਅ + ਲੇਖ, ਜਿਸ ਦਾ ਚਿੱਤਰ ਨਾ ਬਣਾਇਆ ਜਾ ਸਕੇ। ਲੇਖ—ਚਿੱਤਰ, ਤਸਵੀਰ। ਅਕਾਏ—ਅ + ਕਾਏ। ਕਾਏ—ਕਾਇਆ, ਸਰੀਰ। ਅਕਾਏ—ਹੇ ਕਾਇਆ ਰਹਿਤ ਪ੍ਰਭੂ! ਅਜਾਏ—ਅ + ਜਾਏ, ਹੇ ਜਾਇਆ ਰਹਿਤ ਪ੍ਰਭੂ! ਜਾਏ—ਜਾਇਆ, ਇਸਤ੍ਰੀ। ਅਜਾਇਆ—ਅ + ਜਾਇਆ, ਜੋ ਇਸਤ੍ਰੀ ਤੋਂ ਪੈਦਾ ਨਾ ਹੋਇਆ ਹੋਵੇ।

ਅਰਥ : ਹੇ ਪ੍ਰਭੂ! ਤੈਨੂੰ ਨਮਸਕਾਰ ਹੈ, ਤੇਰਾ ਕੋਈ ਇਕ ਪਹਿਰਾਵਾ ਨਹੀਂ, ਤੇਰੀ ਕੋਈ ਤਸਵੀਰ ਨਹੀਂ ਬਣ ਸਕਦੀ, (ਸੰਸਾਰ ਜੀਵਾਂ ਦੇ ਸਰੀਰਾਂ ਵਾਂਗ) ਤੇਰਾ ਕੋਈ ਸਰੀਰ ਨਹੀਂ ਹੈ ਅਤੇ (ਜੀਵਾਂ ਵਾਂਗ) ਤੂੰ ਇਸਤ੍ਰੀ ਤੋਂ ਪੈਦਾ ਨਹੀਂ ਹੋਇਆ ॥੩॥

ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥
ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੪॥

ਪਦ ਅਰਥ : ਅਗੰਜ—ਅ + ਗੰਜ। ਗੰਜਨ—(Surpassing, excelling, defeating, conquering) ਜਿੱਤਣਾ, ਕਿਸੇ ਤੋਂ ਵਧ ਜਾਣਾ। ਅਭੰਜ—ਅਭਿੱਤ। ਅਭੰਜ—ਅ + ਭੰਜ। ਭੰਜ—(to break, destroy) ਤੋੜਨਾ, ਨਾਸ ਕਰਨਾ। ਅਭੰਜ—ਅਭੁੱਟ, ਜੋ ਤੋੜਿਆ ਨਾ ਜਾ ਸਕੇ। ਅਠਾਮ—ਅ + ਠਾਮ। ਠਾਮ—ਠਾਂ, ਥਾਂ। ਅਠਾਮ—ਜਿਸ ਦਾ ਕੋਈ ਇਕ ਥਾਂ ਨਹੀਂ।

ਅਰਥ : ਹੇ ਪ੍ਰਭੂ! ਤੈਨੂੰ ਨਮਸਕਾਰ ਹੈ; ਤੈਥੋਂ (ਕਿਸੇ ਗੱਲੇ) ਕੋਈ ਅੱਗੇ ਵਧ ਨਹੀਂ ਸਕਦਾ, ਤੈਨੂੰ ਕੋਈ ਤੋੜ ਨਹੀਂ ਸਕਦਾ, ਤੇਰਾ ਕੋਈ ਨਾਮ ਨਹੀਂ ਹੈ ਅਤੇ ਤੇਰਾ ਕੋਈ ਇਕ ਥਾਂ ਨਹੀਂ ਹੈ ॥੪॥

ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥
ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੫॥

ਪਦ ਅਰਥ : ਨਮਸਤੰ—ਨਮਸ + ਤੰ। ਤੰ—ਤੰ, ਤ੍ਰਾਂ, ਤੈਨੂੰ। ਅਕਰਮ—ਅ + ਕਰਮ। ਕਰਮ—ਯਾਰਮਿਕ ਰਸਮਾਂ। ਅਕਰਮ—ਜਿਸ ਵਾਸਤੇ ਕੋਈ ਧਾਰਮਿਕ ਰਸਮਾਂ ਕਰਨ ਦੀ ਲੋੜ ਨਹੀਂ। ਅਧਰਮ—ਅ + ਧਰਮ। ਧਰਮ—(The customary observances of a caste) ਵਰਣ ਆਸ਼ਮਾਂ ਦੀਆਂ ਆਪੋ ਆਪਣੀਆਂ ਰਸਮਾਂ ਕਰਨ ਦਾ ਫਰਜ਼। ਅਧਰਮ—ਜਿਸ ਲਈ ਵਰਣ ਆਸ਼ਮਾਂ ਦੀਆਂ ਰਸਮਾਂ ਕਰਨ ਦੀ ਲੋੜ ਨਾ ਹੋਵੇ। ਅਨਾਮ—ਅ + ਨਾਮ, ਜਿਸ ਦਾ ਕੋਈ ਇਕ ਨਾਮ ਨਹੀਂ ਹੈ। ਅਧਾਮ—ਅ + ਧਾਮ (ਧਾਮ—ਘਰ) ਜਿਸ ਦਾ ਕੋਈ ਇਕ ਘਰ ਨਹੀਂ ਹੈ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ, ਤੇਰੀ ਮਾਤਰ ਕਿਸੇ ਧਾਰਮਿਕ ਰਸਮ ਦੇ ਕਰਨ ਦੀ ਲੋੜ ਨਹੀਂ, ਵਰਣ ਆਸ਼ਮ ਦੀਆਂ ਰਸਮਾਂ ਕਰਨ ਦੀ ਲੋੜ ਨਹੀਂ, ਤੇਰਾ ਕੋਈ ਇਕ ਨਾਮ ਨਹੀਂ ਅਤੇ ਤੇਰਾ ਕੋਈ ਇਕ ਘਰ ਨਹੀਂ ਹੈ ॥੫॥

ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥
ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੬॥

ਪਦ ਅਰਥ : ਅਜੀਤ—ਅ + ਜੀਤ, ਅਜਿੱਤ, ਜੋ ਜਿੱਤਿਆ ਨਾ ਜਾ ਸਕੇ। ਅਭੀਤ—ਅ + ਭੀਤ। ਭੀਤ—ਭਰਿਆ ਹੋਇਆ। ਭੀ—ਭਰਨਾ। ਅਬਾਹ—ਅਵਾਹ, ਅ + ਵਾਹ। ਵਾਹ—(to carry, lead) ਲੈ ਜਾਣਾ, ਅਗਵਾਈ ਕਰਨੀ। ਅਬਾਹ—ਜਿਸ ਨੂੰ ਹਿਲਾਇਆ ਨਾ ਜਾ ਸਕੇ। ਅਢਾਹ—ਅ + ਢਾਹ, ਜਿਸ ਨੂੰ ਡੇਗਿਆ ਨਾ ਜਾ ਸਕੇ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੈਨੂੰ ਨਾ ਕੋਈ ਜਿੱਤ ਸਕਦਾ ਹੈ, ਨਾ ਡਰਾ ਸਕਦਾ ਹੈ; ਤੈਨੂੰ ਨਾ ਕੋਈ ਹਿਲਾ ਸਕਦਾ ਹੈ, ਨਾ ਡੇਗ ਸਕਦਾ ਹੈ ॥੬॥

ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥
ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੭॥

ਪਦ ਅਰਥ : ਅਨੀਲ—(ਸੰ: ਅਨਿਲ) ਹਵਾ। ਅਨਾਦੇ—ਹੇ ਅਨਾਦਿ ! ਅਨਾਦਿ—ਅਨ + ਆਦਿ, ਜਿਸ ਦਾ ਸ਼ੁਰੂ ਨਾ ਲੱਭ ਸਕੇ। ਅਛੇਦ—ਅ + ਛੇਦ। ਛੇਦ—ਟੋਟੇ ਟੋਟੇ ਕਰ ਦੇਣਾ। ਅਛੇਦ—ਉਹ ਜਿਸ ਦੇ ਟੋਟੇ ਨਾ ਕੀਤੇ ਜਾ ਸਕਣ, (inseparable, undivided, constant), ਜਿਸ ਦੇ ਸਰੂਪ ਨੂੰ ਵੱਖ ਵੱਖ

ਨਾ ਕੀਤਾ ਜਾ ਸਕੇ, ਜੋ ਹਰ ਥਾਂ ਇਕ-ਰਸ ਹੈ। ਅਗਾਧ—ਅ + ਗਾਧ, ਜੋ ਗਾਹਿਆ ਨਾ ਜਾ ਸਕੇ, ਜਿਸ ਦੀ ਛੁੰਘਾਈ ਨਾ ਲੱਭ ਸਕੇ। ਗਾਧ—ਗਾਹਣ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ, ਤੂੰ ਸਭ ਜੀਵਾਂ ਦੀ ਜਿੰਦ ਦਾ ਆਸਰਾ ਹੈਂ; ਤੂੰ ਕਦੋਂ ਦਾ ਹੈ ? ਇਹ ਗੱਲ ਨਹੀਂ ਲੱਭ ਸਕਦੀ। ਤੇਰੇ ਵਜੂਦ ਦੇ ਟੋਟੇ ਟੋਟੇ ਨਹੀਂ ਹੋ ਸਕਦੇ (ਭਾਵ, ਤੂੰ ਹਰ ਥਾਂ ਇਕ-ਰਸ ਮੌਜੂਦ ਹੈਂ)। ਤੂੰ (ਇਕ ਛੁੰਘਾ ਸਮੁੰਦਰ ਹੈ) ਜਿਸ ਦੀ ਛੁੰਘਾਈ ਲੱਭ ਨਹੀਂ ਸਕਦੀ ॥੭॥

ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥

ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੮॥

ਪਦ ਅਰਥ : ਅਗੰਜ—ਅਜਿੱਤ। ਅਭੰਜ—ਜੋ ਭੇਨਿਆ ਨਾ ਜਾ ਸਕੇ। ਉਦਾਰ—ਸਖੀ, ਖੁਲ੍ਹੇ ਦਿਲ ਵਾਲਾ। ਅਪਾਰ—ਅ + ਪਾਰ, ਬੇਅੰਤ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੈਥੋਂ (ਕਿਸੇ ਗੱਲੇ) ਕੋਈ ਅੱਗੇ ਵਧ ਨਹੀਂ ਸਕਦਾ, ਤੈਨੂੰ ਕੋਈ ਭੇਨ ਨਹੀਂ ਸਕਦਾ। ਤੂੰ ਖੁਲ੍ਹੇ ਦਿਲ ਵਾਲਾ ਅਤੇ ਬੇਅੰਤ ਹੈਂ ॥੮॥

ਨਮਸਤੰ ਸੁ ਏਕੈ ॥ ਨਮਸਤੰ ਅਨੇਕੈ ॥

ਨਮਸਤੰ ਅਛੂਤੇ ॥ ਨਮਸਤੰ ਅਜੂਪੇ ॥੯॥

ਪਦ ਅਰਥ : ਅਨੇਕ—ਅਨ + ਏਕ, ਜੋ ਸਿਰਫ਼ ਇਕ (ਸ਼ਕਲ ਵਾਲਾ) ਨਹੀਂ, ਭਾਵ, ਜਿਸ ਨੇ ਕਈ ਰੂਪ-ਰੰਗ ਬਣਾਏ ਹੋਏ ਹਨ। ਅਛੂਤ—ਅ + ਛੂਤ। ਛੂਤ—(ਪੰਜ) ਤੱਤ, ਜਿਨ੍ਹਾਂ ਤੋਂ ਜਗਤ-ਰਚਨਾ ਹੋਈ ਹੈ। ਅਜੂਪ—ਉਹ ਜਿਸ ਦੀ ਹਸਤੀ ਪੰਜ-ਤੱਤਾਂ ਤੋਂ ਨਹੀਂ ਹੈ। ਅਜੂਪ—ਅ + ਜੂਪ। ਜੂਪ—[ਜੂ—ਯੂ, (to bind fasten) ਬੰਨ੍ਹਣਾ (ਜਿਵੇਂ ਕਿੱਲੇ ਨਾਲ)]। ਜੂਪ—ਯੂਪ, ਉਹ ਕਿੱਲਾ ਜਿਸ ਨਾਲ ਕੁਰਬਾਨੀ ਦੇ ਪਸੂ ਨੂੰ ਬੰਨ੍ਹ ਕੇ ਮਾਰਿਆ ਜਾਂਦਾ ਹੈ। ਅਜੂਪ—ਉਹ ਜਿਸ ਨੂੰ ਇਹ ਲੋੜ ਨਹੀਂ ਕਿ ਕੋਈ ਪਸੂ ਉਸ ਵਾਸਤੇ ਕਿੱਲੇ ਨਾਲ ਬੰਨ੍ਹ ਕੇ ਮਾਰਿਆ ਜਾਏ ਤੇ ਉਸਨੂੰ ਕੁਰਬਾਨੀ ਦਿੱਤੀ ਜਾਏ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ, ਤੂੰ ਇਕ ਆਪ ਹੀ ਆਪ ਹੈ, ਅਤੇ (ਆਪਣੇ ਆਪ ਤੋਂ) ਬੇਅੰਤ (ਰੂਪਾਂ ਵਾਲਾ) ਹੈਂ। ਹੇ ਪ੍ਰਭੂ ! ਤੇਰੀ ਹਸਤੀ (ਜਗਤ-ਰਚਨਾ ਦੇ ਪੰਜ) ਤੱਤਾਂ ਤੋਂ ਨਹੀਂ ਬਣੀ; ਤੈਨੂੰ ਇਹ ਲੋੜ ਨਹੀਂ ਕਿ

ਕੋਈ ਬੰਦਾ ਤੇਰੇ ਅੱਗੇ ਕੁਰਬਾਨੀ ਦੇਣ ਲਈ ਕਿਸੇ ਪਸੂ ਨੂੰ ਕਿੱਲੇ ਨਾਲ ਬੰਨ੍ਹ ਕੇ ਮਾਰੇ (ਕਿਉਂਕਿ, ਹੇ ਅਨੇਕ ! ਉਸ ਪਸੂ ਵਿਚ ਭੀ ਤੂੰ ਆਪ ਹੀ ਹੈ) ॥੯॥

**ਨਮਸਤੰ ਨਿਕਰਮੇ ॥ ਨਮਸਤੰ ਨਿਭਰਮੇ ॥
ਨਮਸਤੰ ਨਿਦੇਸੇ ॥ ਨਮਸਤੰ ਨਿਭੇਸੇ ॥੧੦॥**

ਪਦ ਅਰਥ : ਨਿਕਰਮ—ਨਿਰ + ਕਰਮ, ਅਕਰਮ। ਕਰਮ—ਧਾਰਮਿਕ ਰਸਮਾਂ। ਨਿਭਰਮ—ਜਿਸ ਲਈ ਧਾਰਮਿਕ ਰਸਮਾਂ ਕਰਨ ਦੀ ਲੋੜ ਨਹੀਂ। ਨਿਭੇਸੇ—ਭਰਮਾਂ ਤੋਂ ਰਹਿਤ। ਨਿਦੇਸ—ਨਿਰ-ਦੇਸ, ਦੇਸ-ਰਹਿਤ, ਜਿਸ ਦਾ ਕੋਈ ਇਕ ਦੇਸ ਨਹੀਂ। ਨਿਭੇਸ—ਜਿਸ ਦਾ ਕੋਈ ਇਕ ਪਹਿਰਾਵਾ ਨਹੀਂ। ਭੇਸ—ਲਿਬਾਸ, ਪਹਿਰਾਵਾ। ਨਮਸਤੰ—ਨਮਸ + ਤੰ। ਤੰ—ਤੂੰ, ਤੂਂ, ਤੈਨੂੰ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ, ਤੈਨੂੰ ਮਿਲਣ ਵਾਸਤੇ ਕਿਸੇ ਧਾਰਮਿਕ ਰਸਮ ਦੇ ਕਰਨ ਦੀ ਲੋੜ ਨਹੀਂ ਹੈ, ਤੂੰ ਭਰਮਾਂ ਤੋਂ ਉਤਾਂਹ ਹੈਂ, ਤੇਰਾ ਨਾ ਕੋਈ ਇਕ ਦੇਸ ਹੈ, ਨਾ ਕੋਈ ਇਕ ਪਹਿਰਾਵਾ ॥੧੦॥

**ਨਮਸਤੰ ਨਿਨਾਮੇ ॥ ਨਮਸਤੰ ਨਿਕਾਮੇ ॥
ਨਮਸਤੰ ਨਿਧਾਤੇ ॥ ਨਮਸਤੰ ਨਿਘਾਤੇ ॥੧੧॥**

ਪਦ ਅਰਥ : ਨਿਨਾਮੇ—ਜਿਸ ਦਾ ਕੋਈ ਇਕ ਨਾਮ ਨਹੀਂ। ਨਿਕਾਮ—ਜਿਸ ਨੂੰ ਕੋਈ ਕਾਮਨਾ (ਭਾਵ, ਵਾਸ਼ਨਾ) ਨਹੀਂ ਪੌਹ ਸਕਦੀ। ਨਿਧਾਤ—ਨਿਰ + ਧਾਤ। ਧਾਤ—੧. ਤੱਤ : ਪ੍ਰਿਥਵੀ, ਜਲ, ਤੇਜ, ਹਵਾ, ਅਕਾਸ਼; ੨. ਗਿਆਨ ਇੰਦ੍ਰਾ : ੩. ਪੰਜ ਤੱਤਾਂ ਦੇ ਗੁਣ : ਰੂਪ, ਰਸ, ਗੰਧ, ਸਪਰਸ਼, ਸਬਦ। ਨਿਘਾਤ—ਨਿਰ + ਘਾਤ। ਘਾਤ—੧. ਚੋਟ, ੨. ਕਤਲ। ਨਿਘਾਤ—ਜਿਸ ਉਤੇ ਕੋਈ ਚੋਟ ਨਹੀਂ ਚਲਾ ਸਕਦਾ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ, ਤੇਰਾ ਕੋਈ ਇਕ ਨਾਮ ਨਹੀਂ ਹੈ, ਤੈਨੂੰ ਕੋਈ ਵਾਸ਼ਨਾ ਨਹੀਂ, ਤੇਰੀ ਹਸਤੀ (ਜਗਤ-ਰਚਨਾ ਦੇ ਪੰਜ) ਤੱਤਾਂ ਤੋਂ ਪਰੇ ਹੈ, ਤੇਰੇ ਉਤੇ ਕੋਈ ਚੋਟ ਨਹੀਂ ਚਲਾ ਸਕਦਾ ॥੧੧॥

**ਨਮਸਤੰ ਨਿਧੁਤੇ ॥ ਨਮਸਤੰ ਅਭੂਤੇ ॥
ਨਮਸਤੰ ਅਲੋਕੇ ॥ ਨਮਸਤੰ ਅਸੈਕੇ ॥੧੨॥**

ਪਦ ਅਰਥ : ਨਿਰਧੁਤੇ—ਨਿਰ + ਧੁਤੇ, ਨਿਰਧੁਤ ਨੂੰ। ਧੁਤ—ਜੋ (ਆਪਣੇ ਟਿਕਾਣੇ ਤੋਂ) ਹਿੱਲ ਜਾਏ। ਧੁ—ਹਿਲਾਣਾ। ਨਿਰਧੁਤ—ਜਿਸ ਨੂੰ ਟਿਕਾਣੇ ਤੋਂ ਹਿਲਾਇਆ ਨਾ ਜਾ ਸਕੇ। ਅਭੂਤ—ਅ + ਭੂਤ, ਤੱਤਾਂ ਤੋਂ ਰਹਿਤ। ਅਲੋਕ—ਅ + ਲੋਕ (that which can not be seen) ਅਦਿਸ਼ਟ। ਅਸ਼ੋਕ—ਅ + ਸ਼ੋਕ, ਸ਼ੋਕ-ਰਹਿਤ। ਸ਼ੋਕ—ਚਿੰਤਾ, ਗ੍ਰਾਮ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ, ਤੈਨੂੰ (ਆਪਣੇ ਟਿਕਾਣੇ ਤੋਂ) ਕੋਈ ਹਿਲਾ ਨਹੀਂ ਸਕਦਾ, ਤੇਰਾ ਵਜੂਦ (ਜਗਤ-ਰਚਨਾ ਵਾਲੇ ਇਹਨਾਂ ਪੰਜ) ਤੱਤਾਂ ਤੋਂ ਨਿਰਾਲਾ ਹੈ। ਹੇ ਪ੍ਰਭੂ ! ਤੂੰ (ਅਸਾਨੂੰ ਇਹਨਾਂ ਅੱਖਾਂ ਨਾਲ) ਦਿਸਦਾ ਨਹੀਂ, ਕੋਈ ਚਿੰਤਾ ਤੈਨੂੰ ਪੋਹ ਨਹੀਂ ਸਕਦੀ ॥੧੨॥

ਨਮਸਤੰ ਨਿਤਾਪੇ ॥ ਨਮਸਤੰ ਅਬਾਪੇ ॥

ਨਮਸਤੰ ਦ੍ਰਿਮਾਨੇ ॥ ਨਮਸਤੰ ਨਿਧਾਨੇ ॥੧੩॥

ਪਦ ਅਰਥ : ਤਾਪ—ਤਿੰਨ ਕਿਸਮ ਦੇ ਦੁਖ ਜੋ ਜੀਵਾਂ ਨੂੰ ਸਹਿਣੇ ਪੈਂਦੇ ਹਨ : ਅਧਿਆਤਮਕ, ਆਪਿਦੈਵਿਕ, ਆਪਿਭੌਤਿਕ। ਅਧਿਆਤਮਕ ਤਾਪ ਉਹ ਹਨ ਜੋ 'ਮਨ' ਤੋਂ ਹੀ ਉਠਦੇ ਹਨ। ਆਪਿਦੈਵਿਕ ਤਾਪ ਉਹ ਕਲੇਸ਼ ਹਨ ਜੋ ਮਨੁੱਖ ਦੀ 'ਕਿਸਮਤ' ਲਿਆਉਂਦੀ ਹੈ। ਆਪਿਭੌਤਿਕ ਤਾਪ ਉਹ ਹਨ ਜੋ ਜੀਵਾਂ ਨੂੰ ਇਕ ਦੂਜੇ ਤੋਂ ਮਿਲਦੇ ਹਨ। ਨਿਤਾਪ—ਨਿਰ + ਤਾਪ, ਜੋ ਜਗਤ ਦੇ ਤਿੰਨਾਂ ਹੀ ਕਿਸਮਾਂ ਦੇ ਦੁੱਖਾਂ ਤੋਂ ਉਤਾਰੇ ਹੈ। ਅਬਾਪ—ਅ + ਬਾਪ। ਬਾਪ—ਮੂਰਤੀ ਨੂੰ ਮੰਦਰ ਵਿਚ ਪਾਗਿਲੀ ਵਾਰ ਰੱਖਣ ਦੀ ਰਸਮ ਕਰਨੀ। ਅਬਾਪ—ਉਹ ਜਿਸ ਨੂੰ ਮੂਰਤੀ ਵਾਂਗ ਮੰਦਰ ਵਿਚ ਟਿਕਾਇਆ ਨਾ ਜਾ ਸਕੇ। ਦ੍ਰਿਮਾਨੇ—ਦ੍ਰਿ + ਮਾਨੇ। ਦ੍ਰਿ—ਤਿੰਨ ਲੋਕ (ਅਕਾਸ਼, ਪਤਾਲ, ਮਾਤ ਲੋਕ)। ਦ੍ਰਿਮਾਨ—ਜਿਸ ਦਾ ਮਾਨ ਤਿੰਨਾਂ ਹੀ ਲੋਕਾਂ ਦੇ ਜੀਵ ਕਰਦੇ ਹਨ। ਨਿਧਾਨ—ਭਜਾਨਾ (ਸਭ ਗੁਣਾਂ ਤੇ ਪਦਾਰਥਾਂ ਦਾ)।

ਅਰਥ : ਹੇ ਪ੍ਰਭੂ ! ਤੈਨੂੰ (ਅਸਾਡੀ) ਨਮਸਕਾਰ ਹੈ; ਤੂੰ ਜਗਤ ਦੇ ਤਿੰਨਾਂ ਹੀ ਕਿਸਮਾਂ ਦੇ ਦੁੱਖਾਂ ਤੋਂ ਉਤਾਰਾਂਦੇ ਹੈਂ; (ਦੇਵਤਿਆਂ, ਦੀਆਂ ਮੂਰਤੀਆਂ ਵਾਂਗ) ਤੈਨੂੰ ਕਿਸੇ ਮੰਦਰ ਵਿਚ ਟਿਕਾਇਆ ਨਹੀਂ ਜਾ ਸਕਦਾ। ਹੇ ਪ੍ਰਭੂ ! ਤਿੰਨਾਂ ਹੀ ਲੋਕਾਂ ਦੇ ਜੀਵ ਤੇਰੇ ਅੱਜੇ ਨਿਉਂਦੇ ਹਨ; ਤੂੰ ਸਭ ਗੁਣਾਂ ਦਾ ਭਜਾਨਾ ਹੈਂ ॥੧੩॥

ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥
ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ ॥੧੪॥

ਪਦ ਅਰਥ : ਅਬਾਹ—(ਦੇਖੋ ਛੰਦ ਨੰ: ੬) ਜਿਸ ਨੂੰ ਹਿਲਾਇਆ ਨਾ ਜਾ ਸਕੇ। ਅਗਾਹ—ਅਬਾਹ, ਅਗਾਧ (ਨੰ: ੭)। ਤ੍ਰਿਬਰਗ—ਤਿੰਨਾਂ ਹੀ ਵਰਗਾਂ ਨਾਲ ਸੰਬੰਧ ਰਖਣ ਵਾਲਾ। ਤ੍ਰਿ—ਤਿੰਨ। ਤ੍ਰਿਬਰਗ—੧. ਦੁਨਿਆਵੀ ਜੀਵਨ ਦੇ ਤਿੰਨ ਮਨੋਰਥ : ਧਰਮ, ਅਰਥ ਤੇ ਕਾਮ; ੨. ਕੁਦਰਤ ਦੇ ਤਿੰਨ ਗ੍ਰਾਣ : ਸੜ, ਰਜਸ ਅਤੇ ਤਮਸ; ੩. ਜਗਤ ਦੇ ਪਦਾਰਥਾਂ ਦੀਆਂ ਤਿੰਨ ਹਾਲਤਾਂ : ਢਹਿੰਦੀ ਹਾਲਤ, ਸਮਾਨਤਾ (ਇਕ-ਸਾਰਤਾ), ਚੜ੍ਹਦੀ ਕਲਾ। ਤ੍ਰਿਬਰਗ—ਉਹ ਜਿਸ ਵਿਚ ਜਗਤ ਦੇ ਤਿੰਨੇ ਹੀ ਮਨੋਰਥ (ਧਰਮ, ਅਰਥ, ਕਾਮ) ਮੈਜ਼ੂਦ ਹਨ। ਅਸਰਗ—ਅ + ਸਰਗ। ਸਰਗ—ਪੈਦਾਇਸ਼, ਰਚਨਾ। ਅਸਰਗ—ਜੋ ਪੈਦਾ ਨਾ ਕੀਤਾ ਜਾ ਸਕੇ।

ਅਰਥ : ਹੇ ਪ੍ਰਭੂ ! ਤੈਨੂੰ ਅਸਾਡੀ ਨਮਸਕਾਰ ਹੈ, ਤੂੰ (ਮਾਨੋ ਇਕ ਐਸਾ ਸਮੁੰਦਰ) ਹੈਂ ਜਿਸ ਦੀ ਹਾਥ ਨਹੀਂ ਪੈਂਦੀ, ਤੂੰ (ਮਾਨੋ ਇਕ ਐਸਾ ਪਰਬਤ) ਹੈਂ ਜੋ ਹਿਲਾਇਆ ਨਹੀਂ ਜਾ ਸਕਦਾ। ਹੇ ਪ੍ਰਭੂ ! ਜੀਵਾਂ ਦੇ ਦੁਨਿਆਵੀ ਜੀਵਨ ਦੇ ਤਿੰਨ ਹੀ ਪਦਾਰਥ (ਧਰਮ, ਅਰਥ, ਕਾਮ) ਤੈਥੋਂ ਹੀ ਮਿਲਦੇ ਹਨ, ਤੈਨੂੰ ਕੋਈ ਰਚ ਨਹੀਂ ਸਕਦਾ ॥੧੪॥

ਨਮਸਤੰ ਪ੍ਰਭੋਗੇ ॥ ਨਮਸਤੰ ਸੁਜੋਗੇ ॥
ਨਮਸਤੰ ਅਰੰਗੇ ॥ ਨਮਸਤੰ ਅਭੰਗੇ ॥੧੫॥

ਪਦ ਅਰਥ : ਪ੍ਰਭੋਗੇ—ਹੇ ਪ੍ਰਭੋਗੀ ! ਪ੍ਰਭੋਗੀ—ਪ੍ਰ + ਭੋਗੀ, ਚੰਗੀ ਤਰ੍ਹਾਂ ਮਾਨਣ ਵਾਲਾ (ਵੇਖੋ ਛੰਦ ਨੰ: ੧੨੫, 'ਪ੍ਰਭੁਗਤ')—ਜੋ ਚੰਗੀ ਤਰ੍ਹਾਂ ਮਾਣਿਆ ਜਾਂਦਾ ਹੈ। ਸੁਜੋਗੇ—ਹੇ ਸੁਜੋਗੀ ! ਸੁਜੋਗੀ—ਸੁ + ਜੋਗੀ, ਚੰਗੀ ਤਰ੍ਹਾਂ ਮਿਲਿਆ ਹੋਇਆ (ਵੇਖੋ ਛੰਦ ਨੰ: ੧੨੫, 'ਸੁਜੁਗਤ')। ਅਰੰਗ—ਅ + ਰੰਗ, ਜਿਸ ਦਾ ਕੋਈ ਰੰਗ ਨਹੀਂ ਹੈ। ਅਭੰਗ—ਅ + ਭੰਗ। ਭੰਗ—ਤਬਾਹੀ, ਨਾਸ। ਅਭੰਗ—ਅਵਿਨਾਸੀ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੂੰ ਜਗਤ ਦੇ ਸਭ ਪਦਾਰਥਾਂ ਨੂੰ ਮਾਨਣ ਵਾਲਾ ਹੈਂ, (ਕਿਉਂਕਿ) ਤੂੰ (ਸ੍ਰਿਸ਼ਟੀ) ਦੇ ਸਾਰੇ ਹੀ ਜੀਵਾਂ ਵਿਚ ਮੁਕੰਮਲ ਤੌਰ ਤੇ ਮੈਜ਼ੂਦ ਹੈਂ, (ਫਿਰ ਭੀ) ਹੇ ਪ੍ਰਭੂ ! (ਜੀਵਾਂ ਵਾਂਗ) ਤੇਰਾ ਨਾ

ਕੋਈ ਭਾਸ ਰੰਗ ਹੈ, ਅਤੇ ਨਾ ਹੀ ਤੂੰ (ਜਾਗਾਡ ਦੇ ਜੀਵਾਂ ਵਾਂਗ ਪਦਾਰਥ
ਭੋਗ ਭੋਗ ਕੇ) ਕਦੇ ਨਾਸ ਹੋ ਸਕਦਾ ਹੈ॥੧੫॥

**ਨਮਸਤੰ ਅਰੰਮੇ ॥ ਨਮਸਤਸਤੁ ਰੰਮੇ ॥
ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ ॥੧੬॥**

ਪਦ ਅਰਥ : ਅਰੰਮ—ਜਿਸ ਤਕ ਪਹੁੰਚ ਨਾ ਹੋ ਸਕੇ, ਜਿਸ ਤਕ ਮਨ
ਦੀ ਪਹੁੰਚ ਨਾ ਹੋ ਸਕੇ। ਨਮਸਤਸਤੁ—ਨਮਸ + ਤ + ਸਤੁ, ਨਮਸ + ਤੰ + ਅਸਤੁ।
ਨਮਸ—ਨਮਸਕਾਰ। ਤ—ਤੂੰ, ਤ੍ਰਾਂ, ਤੈਨੂੰ। ਅਸਤੁ—ਹੋਵੇ। ਨਮਸਤਸਤੁ—ਤੈਨੂੰ
ਨਮਸਕਾਰ ਹੋਵੇ। ਰੰਮ—ਸੁੰਦਰ। ਜਲਾਸਰ—ਜਲ + ਆਸ਼ਯ, ਜਲ ਦਾ ਆਸਰਾ,
ਭਾਵ, ਸਮੁੰਦਰ (ਅਥਾਹ)। ਨਿਰਾਸਰੇ—ਨਿਰ + ਆਸ਼ਯ, ਜਿਸ ਨੂੰ ਕਿਸੇ ਆਸਰੇ
ਦੀ ਲੋੜ ਨਹੀਂ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ, ਤੂੰ (ਜੀਵਾਂ ਦੇ ਮਨ ਦੀ) ਪਹੁੰਚ
ਤੋਂ ਪਰੇ ਹੈਂ। ਹੇ ਸੁੰਦਰ ਸਰੂਪ ਪ੍ਰਭੂ ! ਤੈਨੂੰ ਅਸਾਡੀ ਨਮਸਕਾਰ ਹੋਵੇ; ਤੂੰ (ਮਾਨੋ)
ਇਕ ਅਥਾਹ ਸਮੁੰਦਰ ਹੈ, ਤੈਨੂੰ ਕਿਸੇ ਆਸਰੇ ਦੀ ਲੋੜ ਨਹੀਂ ਹੈ॥੧੬॥

**ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥
ਨਮਸਤੰ ਅਮਜਬੇ ॥ ਨਮਸਤਸਤੁ ਅਜਬੇ ॥੧੭॥**

ਪਦ ਅਰਥ : ਅਜਾਤਿ—ਅ + ਜਾਤਿ, ਜਿਸ ਦੀ ਕੋਈ ਭਾਸ ਜਾਤਿ
ਨਹੀਂ। ਅਪਾਤਿ—ਅ + ਪਾਤਿ, ਜਿਸ ਦੀ ਕੋਈ ਭਾਸ ਕੁਲ ਨਹੀਂ। ਅਮਜਬ—
ਅ + ਮਜਬ, ਜਿਸ ਦਾ ਕੋਈ ਭਾਸ 'ਮਤ' ਨਹੀਂ ਹੈ। ਨਮਸਤਸਤੁ—(ਵੇਖੋ ਛੰਦ
ਨੰ: ੧੬) ਤੈਨੂੰ ਨਮਸਕਾਰ ਹੋਵੇ। ਅਜਬ—ਅਚਰਜ।

ਅਰਥ : ਹੇ ਪ੍ਰਭੂ ! ਤੈਨੂੰ ਅਸਾਡੀ ਨਮਸਕਾਰ ਹੈ, ਤੇਰੀ ਕੋਈ ਭਾਸ ਜਾਤਿ
ਨਹੀਂ, ਤੇਰੀ ਕੋਈ ਭਾਸ ਕੁਲ ਨਹੀਂ, ਤੇਰਾ ਕੋਈ ਭਾਸ ਮਤ ਨਹੀਂ ਹੈ। ਹੇ
ਅਚਰਜ-ਰੂਪ ! ਤੈਨੂੰ ਅਸਾਡੀ ਨਮਸਕਾਰ ਹੋਵੇ॥੧੭॥

**ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥
ਨਮਸਤੰ ਨਿਊਆਮੇ ॥ ਨਮਸਤੰ ਨਿਊਆਮੇ ॥੧੮॥**

ਪਦ ਅਰਥ : ਅਦੇਸੰ—ਆਦੇਸ, ਨਮਸਕਾਰ। ਅਦੇਸ—ਅ + ਦੇਸ,

ਜਿਸ ਦਾ ਕੋਈ ਇਕ ਦੇਸ ਨਹੀਂ ਹੈ। ਅਭੇਸ—ਅ + ਭੇਸ, ਜਿਸ ਦਾ ਕੋਈ ਇਕ ਵੇਸ ਨਹੀਂ ਹੈ। ਨਿਧਾਮ—ਨਿਰ + ਧਾਮ। ਧਾਮ—ਘਰ। ਨਿਧਾਮ—ਜਿਸ ਦਾ ਕੋਈ ਮਾਸ ਘਰ ਨਹੀਂ ਹੈ। ਨਿਬਾਮ—ਨਿਰ + ਬਾਮ। ਬਾਮ—ਇਸਤ੍ਰੀ। ਨਿਬਾਮ—ਜੋ ਇਸਤ੍ਰੀ ਤੋਂ ਪੈਦਾ ਨਹੀਂ ਹੋਇਆ।

ਅਰਥ : ਹੇ ਪ੍ਰਭੂ ! ਤੈਨੂੰ ਅਸਾਡੀ ਨਮਸਕਾਰ ਹੈ; ਤੇਰਾ ਕੋਈ ਇੱਕ ਦੇਸ ਨਹੀਂ, ਕੋਈ ਮਾਸ ਵੇਸ ਨਹੀਂ, ਕੋਈ ਮਾਸ ਘਰ ਨਹੀਂ, ਤੂੰ ਇਸਤ੍ਰੀ ਤੋਂ ਪੈਦਾ ਨਹੀਂ ਹੋਇਆ ॥੧੮॥

ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥
ਨਮੋ ਸਰਬ ਤੁਪੇ ॥ ਨਮੋ ਸਰਬ ਤੁਪੇ ॥੧੯॥

ਪਦ ਅਰਥ : ਸਰਬ ਕਾਲ—ਸਭ ਜੀਵਾਂ ਦਾ ਨਾਸ ਕਰਨ ਵਾਲਾ। ਤੁਪ—(ਭੂ + ਪਾ) ਧਰਤੀ ਦੀ ਰਾਖੀ ਕਰਨ ਵਾਲਾ। ਨਮੋ—ਨਮਸਕਾਰ।

ਅਰਥ : (ਹੇ ਪ੍ਰਭੂ ! ਤੈਨੂੰ) ਨਮਸਕਾਰ ਹੈ; ਤੂੰ ਸਭ ਜੀਵਾਂ ਨੂੰ ਨਾਸ ਕਰਨ ਵਾਲਾ ਹੈਂ, ਤੂੰ ਸਭ ਜੀਵਾਂ ਉਤੇ ਦਇਆ ਕਰਨ ਵਾਲਾ ਹੈਂ; ਤੂੰ ਸਭ ਦਾ ਤੁਪ ਹੈਂ, ਭਾਵ, ਤੂੰ ਸਭ ਹਸਤੀਆਂ ਵਿਚ ਮੌਜੂਦ ਹੈਂ, ਤੂੰ ਸਭ ਜੀਵਾਂ ਦਾ ਪਾਤਸ਼ਾਹ ਹੈਂ ॥੧੯॥

ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥
ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੨੦॥

ਪਦ ਅਰਥ : ਖਾਪੇ—(ਸੰ: ਖਿਜ—ਨਾਸ ਹੋਣਾ, ਖੈ ਹੋ ਜਾਣਾ, ਨਾਸ ਹੋ ਜਾਣਾ। ਖਿਆਪਯ—ਨਾਸ ਕਰਨਾ) ਨਾਸ ਕਰਨ ਵਾਲੇ ਨੂੰ। ਸਰਬ ਖਾਪੇ—ਸਭ ਜੀਵਾਂ ਦਾ ਨਾਸ ਕਰਨ ਵਾਲੇ ਨੂੰ। ਥਾਪ—[ਸਥਾਪਯ, (to cause, to stand)] ਪੈਦਾ ਕਰਨ ਵਾਲਾ, ਸਹਾਰਾ ਦੇਣ ਵਾਲਾ।

ਅਰਥ : ਹੇ ਪ੍ਰਭੂ ! ਤੈਨੂੰ ਸਾਡੀ ਨਮਸਕਾਰ ਹੈ; ਤੂੰ ਸਭ ਜੀਵਾਂ ਦਾ ਨਾਸ ਕਰਨ ਵਾਲਾ ਹੈਂ ਤੇ ਸਭ ਜੀਵਾਂ ਨੂੰ ਸਹਾਰਾ ਦੇਣ ਵਾਲਾ (ਭੀ) ਹੈਂ। ਤੂੰ ਸਭ ਜੀਵਾਂ ਦੀ ਮੌਤ ਹੈਂ ਤੇ ਸਭ ਜੀਵਾਂ ਦਾ ਰਾਖਾ (ਭੀ) ਹੈਂ ॥੨੦॥

ਨਮਸਤਸਤੁ ਦੇਵੈ ॥ ਨਮਸਤੰ ਅਭੇਵੈ ॥
ਨਮਸਤੰ ਅਜਨਮੇ ॥ ਨਮਸਤੰ ਸੁਬਨਮੇ ॥੨੧॥

ਪਦ ਅਰਥ : ਨਮਸਤਸਤੁ—(ਵੇਖੋ ਛੰਦ ਨੰ: ੧੬) ਤੈਨੂੰ ਨਮਸਕਾਰ ਹੋਵੇ। ਦੇਵ—ਪ੍ਰਸ਼ਣ ਯੋਗ, ਚਾਨਣ ਰੂਪ। ਅਭੇਵ—ਅ + ਭੇਵ, ਜਿਸ ਦਾ ਭੇਤ ਨਾ ਪਾਇਆ ਜਾ ਸਕੇ। ਅਜਨਮੇ—ਅ + ਜਨਮ, ਜੋ (ਬਾਕੀ ਜੀਵਾਂ ਵਾਂਗ) ਜੰਮਿਆ ਨਹੀਂ। ਸੁਥਨਮੇ—ਸੁ + ਥਨ + ਮੇ, ਸੁ + ਵੰਨ + ਮਯ, ਸੁ + ਵਰਣ + ਮਯ। ਥਨ—ਵੰਨ, ਵਰਣ, ਰੰਗ। ਸੁ + ਥਨ—ਸੁ + ਵਰਣ, ਸੋਹਣਾ ਰੰਗ। ਥਨ + ਮੇ—ਵਰਣ + ਮਯ, ਰੰਗ ਵਾਲਾ। ਸੁਥਨਮੇ—ਸੁਵਰਨ-ਮਯ, ਸੋਹਣੇ ਰੰਗ ਵਾਲਾ, ਸੁੰਦਰ।

ਅਰਥ : ਹੋ ਪ੍ਰਭੂ ! ਤੈਨੂੰ ਸਾਡੀ ਨਮਸਕਾਰ ਹੋਵੇ, ਤੂੰ ਚਾਨਣ ਰੂਪ ਹੈ, ਤੇਰਾ ਕਿਸੇ ਭੇਦ ਨਹੀਂ ਪਾਇਆ; ਤੂੰ (ਸਿਸ਼ਟੀ ਦੇ ਜੀਵਾਂ ਵਾਂਗ) ਜਨਮ ਵਿਚ ਨਹੀਂ ਆਇਆ, ਤੂੰ ਸੁੰਦਰ ਰੰਗ ਵਾਲਾ ਹੈ॥੨੧॥

ਨਮੋ ਸਰਬ ਗਊਨੇ ॥ ਨਮੋ ਸਰਬ ਭਉਨੇ ॥

ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੨॥

ਪਦ ਅਰਥ : ਗਊਨ—ਗਮਨ, ਪਹੁੰਚ। ਭਉਨ—ਭਵਨ, ਲੋਕ। ਸਰਬ—ਭਉਨ—ਜੋ ਸਭ ਭਵਨਾਂ ਵਿਚ ਵਿਆਪਕ ਹੈ। ਸਰਬ ਭੰਗ—ਜੋ ਸਭ ਜੀਵਾਂ ਦਾ ਨਾਸ ਕਰਨ ਵਾਲਾ ਹੈ (ਵੇਖੋ ਛੰਦ ਨੰ: ੧੫, ‘ਅਭੰਗ’)।

ਅਰਥ : ਹੋ ਪ੍ਰਭੂ ! ਤੈਨੂੰ ਅਸਾਡੀ ਨਮਸਕਾਰ ਹੈ; ਤੇਰੀ ਪਹੁੰਚ ਸਭ ਜੀਆਂ ਤਕ ਹੈ, ਤੂੰ ਸਾਰੇ ਭਵਨਾਂ ਵਿਚ ਵਿਆਪਕ ਹੈਂ, ਸਭ ਰੰਗਾਂ ਵਿਚ ਤੂੰ (ਸੋਡਾ ਦੇ ਰਿਹਾ) ਹੈਂ, ਸਭ ਦਾ ਨਾਸ ਕਰਨ ਵਾਲਾ (ਭੌ) ਹੈਂ॥੨੨॥

ਨਮੋ ਕਾਲ ਕਾਲੇ ॥ ਨਮਸਤਸਤੁ ਦਿਆਲੇ ॥

ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥੨੩॥

ਪਦ ਅਰਥ : ਕਾਲ—ਮੌਤ। ਕਾਲ ਕਾਲ—ਮੌਤ ਦੀ ਮੌਤ, ਭਾਵ ਮੌਤ ਜਿਸ ਦੇ ਅਧੀਨ ਹੈ, ਜੋ ਮੌਤ ਨੂੰ ਵੀ ਮੁਕਾ ਸਕਦਾ ਹੈ। ਨਮਸਤਸਤੁ—(ਵੇਖੋ ਛੰਦ ਨੰ: ੧੬) ਤੈਨੂੰ ਨਮਸਕਾਰ ਹੋਵੇ। ਦਿਆਲੇ—ਦਿਇਆ + ਆਲਯ, ਦਿਇਆ ਦਾ ਘਰ। ਅਬਰਨ—ਅ + ਬਰਨ, ਅ + ਵਰਣ, ਜਿਸ ਦਾ ਕੋਈ ਇਕ ਰੰਗ ਨਹੀਂ ਹੈ। ਅਮਰਨ—ਅ + ਮਰਨ, ਮੌਤ-ਰਹਿਤ।

ਅਰਥ : ਹੋ ਪ੍ਰਭੂ ! ਤੈਨੂੰ ਨਮਸਕਾਰ ਹੈ, ਤੂੰ ਮੌਤ ਨੂੰ ਭੀ ਮੁਕਾ ਦੇਣ ਵਾਲਾ ਹੈ, ਹੋ ਦਿਇਆ ਦੇ ਘਰ ! ਤੈਨੂੰ ਅਸਾਡੀ ਨਮਸਕਾਰ ਹੋਵੇ; ਤੇਰਾ ਕੋਈ ਇਕ

ਰੰਗ ਨਹੀਂ ਹੈ, ਤੈਨੂੰ ਮੌਤ ਮਾਰ ਨਹੀਂ ਸਕਦੀ ॥੨੩॥

ਨਮਸਤੰ ਜਰਾਰਿੰ ॥ ਨਮਸਤੰ ਕ੍ਰਤਾਰਿੰ ॥
ਨਮੋ ਸਰਬ ਧੰਧੇ ॥ ਨਮੋ ਸਤ ਅਧੰਧੇ ॥੨੪॥

ਪਦ ਅਰਥ : ਜਰਾਰਿੰ—ਜਰਾ + ਅਰਿੰ। ਜਰਾ—ਬੁਢੇਪਾ। ਅਰਿੰ—ਵੈਗੀ ਨੂੰ। ਕ੍ਰਤਾਰਿੰ—ਕਰਤਾਰਿੰ, ਕਰਤਾਰ ਨੂੰ, ਸਭ ਜੀਵਾਂ ਦੇ ਪੈਦਾ ਕਰਨ ਵਾਲੇ ਨੂੰ। ਧੰਧਾ—ਈਬੇਲਾ, ਦੁਨੀਆ ਦੇ ਕਾਰ-ਵਿਹਾਰ। ਸਰਬ-ਧੰਧਾ—ਉਹ ਜੋ ਦੁਨੀਆ ਦੇ ਸਾਰੇ ਕਾਰ-ਵਿਹਾਰ ਆਪ ਚਲਾ ਰਿਹਾ ਹੈ। ਸਤ—ਹਸਤੀ ਵਾਲਾ, ਹੋਂਦ ਵਾਲਾ। ਅਧੰਧ—ਆ + ਬੰਧ, ਬੰਧਨਾਂ ਤੋਂ ਰਹਿਤ।

ਅਰਥ : ਹੇ ਪ੍ਰਭੂ ! ਤੈਨੂੰ ਅਸਾਡੀ ਨਮਸਕਾਰ ਹੈ; ਤੂੰ ਬੁਢੇਪੇ ਦਾ ਵੈਗੀ ਹੈਂ (ਬੁਢੇਪਾ ਤੇਰੇ ਨੇੜੇ ਨਹੀਂ ਢੁਕ ਸਕਦਾ), ਤੂੰ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ, ਤੂੰ ਆਪ ਹੀ (ਦੁਨੀਆ ਦੇ) ਸਾਰੇ ਕਾਰ-ਵਿਹਾਰ ਚਲਾ ਰਿਹਾ ਹੈਂ। ਤੂੰ ਸੱਚਮੁੱਚ ਹੈਂ ਤੇ (ਦੁਨੀਆ ਦੇ) ਬੰਧਨਾਂ ਤੋਂ ਰਹਿਤ (ਭੀ) ਹੈਂ ॥੨੪॥

ਨਮਸਤੰ ਨਿਸਾਕੇ ॥ ਨਮਸਤੰ ਨਿਬਾਕੇ ॥
ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੫॥

ਪਦ ਅਰਥ : ਨਿਸਾਕ—ਨਿਰ-ਸਾਕ, ਜਿਸ ਦਾ ਕੋਈ ਖਾਸ ਸੰਬੰਧੀ ਨਹੀਂ ਹੈ। ਨਿਬਾਕ—ਨਿਰ-ਬਾਕ। ਬਾਕ—ਡਰ (ਛਾਰਸੀ ਲਡਜ਼ ਹੈ)। ਰਹੀਮ—ਰਹਿਮ ਕਰਨ ਵਾਲਾ। ਕਰੀਮ—ਬਖਸ਼ਸ਼ ਕਰਨ ਵਾਲਾ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੇਰਾ ਕੋਈ ਖਾਸ ਸੰਬੰਧੀ ਨਹੀਂ ਹੈ, ਤੈਨੂੰ ਕਿਸੇ ਤੋਂ ਡਰ ਨਹੀਂ, ਤੂੰ ਸਭ ਤੇ ਰਹਿਮ ਕਰਨ ਵਾਲਾ ਹੈਂ ਅਤੇ ਸਭ ਤੇ ਬਖਸ਼ਸ਼ ਕਰਨ ਵਾਲਾ ਹੈਂ ॥੨੫॥

ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥
ਨਮਸਤਸਤੁ ਰਾਗੇ ॥ ਨਮਸਤੰ ਸੁਹਾਗੇ ॥੨੬॥

ਪਦ ਅਰਥ : ਅਨੰਤ—ਅਨ + ਅੰਤ, ਜਿਸ ਦਾ ਅੰਤ ਨਹੀਂ ਪਾਇਆ ਜਾ ਸਕਦਾ। ਮਹੰਤ—ਮਹਾਂਤ, ਸਭ ਤੋਂ ਵੱਡਾ। ਨਮਸਤਸਤੁ—(ਵੇਖੋ ਛੰਦ ਨੰ: ੧੬) ਤੈਨੂੰ ਨਮਸਕਾਰ ਹੋਵੇ। ਰਾਗ—ਪਿਆਰ (-ਸਰੂਪ)। ਸੁਹਾਗ—ਸੁਹਾਗ,

ਚੰਗੇ ਭਾਗ ਵਾਲਾ, ਪ੍ਰਤਾਪ ਵਾਲਾ।

ਅਰਥ : ਹੇ ਪ੍ਰਭੂ ! ਤੈਨੂੰ ਸਾਡੀ ਨਮਸਕਾਰ ਹੈ, ਤੇਰਾ ਕਿਸੇ ਅੰਤ ਨਹੀਂ ਪਾਇਆ, ਤੂੰ ਸਭ ਤੋਂ ਵੱਡਾ ਹੈ, ਹੇ ਪ੍ਰਭੂ ! ਤੈਨੂੰ ਨਮਸਕਾਰ ਹੋਵੇ, ਤੂੰ ਪਿਆਰ-ਸਰੂਪ ਹੈਂ ਅਤੇ ਵੱਡੇ ਪ੍ਰਤਾਪ ਵਾਲਾ ਹੈਂ ॥੨੬॥

ਨਮੋ ਸਰਬ ਸੌਖੰ ॥ ਨਮੋ ਸਰਬ ਪੌਖੰ ॥

ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੭॥

ਪਦ ਅਰਥ : ਸੌਖੰ—(ਸ਼ੁਧ—ਸੁੱਕ ਜਾਣਾ। ਸੌਖਯ—ਸੁਕਾ ਦੇਣਾ) ਨਾਸ ਕਰਨ ਵਾਲਾ। ਪੌਖੰ—ਪਾਲਣ ਵਾਲਾ। ਹਰਤਾ—ਨਾਸ ਕਰਨ ਵਾਲਾ।

ਅਰਥ : ਹੇ ਪ੍ਰਭੂ ! ਤੈਨੂੰ ਸਾਡੀ ਨਮਸਕਾਰ ਹੈ; ਤੂੰ ਸਭ ਜੀਵਾਂ ਦਾ ਨਾਸ ਕਰਨ ਵਾਲਾ ਹੈਂ ਤੇ ਪਾਲਣ ਵਾਲਾ (ਭੀ) ਹੈਂ; ਤੂੰ ਸਭ ਜੀਵਾਂ ਦਾ ਪੈਦਾ ਕਰਨ ਵਾਲਾ (ਭੀ) ਹੈਂ ਅਤੇ ਨਾਸ ਕਰਨ ਵਾਲਾ (ਭੀ) ॥੨੮॥

ਨਮੋ ਜੋਗਿ ਜੋਗੇ ॥ ਨਮੋ ਭੋਗਿ ਭੋਗੇ ॥

ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੯॥

ਪਦ ਅਰਥ : ਜੋਗਿ—ਜੋਗੀ, ਤਪੀ, ਤਿਆਗੀ। ਭੋਗਿ—ਭੋਗੀ, ਗ੍ਰਿਹਸਤੀ, ਪਦਾਰਥਾਂ ਨੂੰ ਛੋਗਣ ਵਾਲਾ।

ਅਰਥ : ਹੇ ਪ੍ਰਭੂ ! ਤੈਨੂੰ ਸਾਡੀ ਨਮਸਕਾਰ ਹੈ; ਤੂੰ ਤਿਆਗੀਆਂ ਵਿਚ ਤਿਆਗੀ ਹੈਂ; ਗ੍ਰਿਹਸਤੀਆਂ ਵਿਚ ਗ੍ਰਿਹਸਤੀ ਹੈਂ; ਤੂੰ ਸਭ ਜੀਆਂ ਉੱਤੇ ਦਇਆ ਕਰਨ ਵਾਲਾ ਹੈਂ; ਸਭ ਦੀ ਰੱਖਿਆ ਕਰਨ ਵਾਲਾ ਹੈਂ ॥੨੮॥

ਚਾਚਰੀ ਛੰਦ ॥ ਤੂੰ ਪ੍ਰਸਾਦਿ ॥

ਅਨੁਪ ਹੈਂ ॥ ਅਨੁਪ ਹੈਂ ॥ ਅਜੂ ਹੈਂ ॥ ਅਭੂ ਹੈਂ ॥੨੮॥

ਪਦ ਅਰਥ : ਅਨੁਪ—ਅਨ + ਉਪ, ਉਪਮਾ ਰਹਿਤ, ਬੇ-ਮਿਸਾਲ, ਲਾਸਾਨੀ। ਅਜੂ—ਅ + ਜੂ। ਜੂ—(to move on quickly) ਚੱਲ। ਅਜੂ—ਅਚੱਲ। ਅਭੂ—ਅ + ਭੂ। ਭੂ—ਪੈਦਾ ਹੋਣਾ। ਅਭੂ—ਜੋ ਜਨਮ ਰਹਿਤ ਹੈ।

ਅਰਥ : ਹੇ ਪ੍ਰਭੂ ! ਨਾ ਤੇਰਾ ਕੋਈ ਇਕ ਰੂਪ ਹੈ, ਨਾ ਕੋਈ ਤੇਰੀ ਬਰਾਬਰੀ

ਦਾ ਹੈ। ਤੂੰ ਅਚੱਲ ਹੈਂ ਅਤੇ ਜਨਮ ਵਿਚ ਨਹੀਂ ਆਉਂਦਾ ॥੨੯॥

ਅਲੇਖ ਹੈਂ ॥ ਅਭੇਖ ਹੈਂ ॥ ਅਨਾਮ ਹੈਂ ॥ ਅਕਾਮ ਹੈਂ ॥੩੦॥

ਪਦ ਅਰਥ : ਅਲੇਖ—ਅ + ਲੇਖ। ਲੇਖ—ਚਿੱਤਰ, ਤਸਵੀਰ। ਅਭੇਖ—
ਅ + ਭੇਖ। ਭੇਖ—ਵੇਸ, ਪਹਿਰਾਵਾ। ਅਨਾਮ—ਅ + ਨਾਮ। ਅਕਾਮ—
ਅ + ਕਾਮ, ਕਾਮਨਾ ਰਹਿਤ।

ਅਰਥ : ਹੇ ਪ੍ਰਭੂ! ਤੇਰੀ ਕੋਈ ਤਸਵੀਰ ਨਹੀਂ ਬਣਾਈ ਜਾ ਸਕਦੀ,
ਤੇਰਾ ਕੋਈ ਮਾਸ ਪਹਿਰਾਵਾ ਨਹੀਂ ਹੈ, ਤੇਰਾ ਕੋਈ ਇਕ ਨਾਮ ਨਹੀਂ, ਤੈਨੂੰ
ਕੋਈ ਕਾਮਨਾ ਪੋਹ ਨਹੀਂ ਸਕਦੀ ॥੩੦॥

ਅਧੇ ਹੈਂ ॥ ਅਭੇ ਹੈਂ ॥ ਅਜੀਤ ਹੈਂ ॥ ਅਭੀਤ ਹੈਂ ॥੩੧॥

ਪਦ ਅਰਥ : ਅਧੇ—ਅ + ਧੇ। ਧੇ—(ਸੰ: ਧਯੇ, to be meditated
upon) ਜਿਸ ਨੂੰ ਸੋਚ ਮੰਡਲ ਵਿਚ ਲਿਆਂਦਾ ਜਾ ਸਕੇ। ਅਧੇ—ਜੋ ਮਨੁੱਖ
ਦੀ ਸੋਚ ਤੋਂ ਪਰੇ ਹੈ। ਅਭੇ—ਅ + ਭੇ, ਭੇਦ-ਰਹਿਤ ਹੈਂ, ਤੇਰਾ ਭੇਦ ਨਹੀਂ ਪਾਇਆ
ਜਾ ਸਕਦਾ। ਅਜੀਤ—ਅਜਿੱਤ। ਅਭੀਤ—ਅ + ਭੀਤ, ਡਰ-ਰਹਿਤ।
ਭੀਤ—ਡਰਿਆ ਹੋਇਆ।

ਅਰਥ : ਹੇ ਪ੍ਰਭੂ! ਤੂੰ ਜੀਵਾਂ ਦੀ ਸੋਚ ਦੀ ਹੱਦ ਤੋਂ ਪਰੇ ਹੈਂ (ਭਾਵ,
ਸੋਚ ਦੀ ਸਹਾਇਤਾ ਨਾਲ ਤੇਰਾ ਮੁਕੰਮਲ ਸਰੂਪ ਕਿਸੇ ਨਹੀਂ ਸਮਝਿਆ),
ਤੇਰਾ ਭੇਤ ਕੋਈ ਨਹੀਂ ਪਾ ਸਕਿਆ; ਤੂੰ ਅਜਿੱਤ ਹੈਂ ਅਤੇ ਤੈਨੂੰ ਕਿਸੇ ਦਾ ਡਰ
ਨਹੀਂ ॥੩੧॥

ਤ੍ਰਿਮਾਨ ਹੈਂ ॥ ਨਿਧਾਨ ਹੈਂ ॥ ਤ੍ਰਿਬਰਗ ਹੈਂ ॥ ਅਸਰਗ ਹੈਂ ॥੩੨॥

ਪਦ ਅਰਥ : ਤ੍ਰਿ—ਤਿੰਨ ਲੋਕ (ਅਕਾਸ਼, ਮਾਤਰ, ਪਾਤਾਲ)। ਮਾਨ—
ਆਦਰ, ਪੂਜਾ। ਤ੍ਰਿਮਾਨ—ਤਿੰਨ ਲੋਕਾਂ ਦੇ ਹੀ ਜੀਵ ਜਿਸ ਅੱਗੇ ਨਿਉਂਦੇ ਹਨ।
ਨਿਧਾਨ—ਮਜ਼ਾਨਾ (ਸਭ ਗੁਣਾਂ ਦਾ)। ਤ੍ਰਿਬਰਗ—(ਵੇਖੋ ਛੰਦ ਨੰ: ੧੪) ਉਹ
ਜਿਸ ਵਿਚ ਜਗਤ ਦੇ ਤਿੰਨੇ ਹੀ ਪਦਾਰਥ ਮੌਜੂਦ ਹਨ। ਅਸਰਗ—(ਵੇਖੋ ਛੰਦ
ਨੰ: ੧੪) ਜੋ ਪੈਦਾ ਨਾ ਕੀਤਾ ਜਾ ਸਕੇ।

ਅਰਥ : ਹੇ ਪ੍ਰਭੂ! ਤਿੰਨਾਂ ਹੀ ਭਵਨਾਂ ਦੇ ਜੀਵ ਤੇਰੇ ਅੱਗੇ ਨਿਉਂਦੇ

ਹਨ, ਤੂੰ ਸਭ ਗੁਣਾਂ ਦਾ ਪ੍ਰਜ਼ਾਨਾ ਹੈਂ। ਹੇ ਪ੍ਰਭੂ। ਜਗਤ ਦੇ ਤਿੰਨੇ ਹੀ ਪਦਾਰਥ (ਧਰਮ, ਅਰਥ, ਕਾਮ) ਜੀਵਾਂ ਨੂੰ ਤੈਬੋਂ ਹੀ ਮਿਲਦੇ ਹਨ, ਤੈਨੂੰ ਕੋਈ ਪੈਦਾ ਨਹੀਂ ਕਰ ਸਕਦਾ ॥੩੨॥

ਅਨੀਲ ਹੈਂ॥ ਅਨਾਦਿ ਹੈਂ॥ ਅਜੇ ਹੈਂ॥ ਅਜਾਦਿ ਹੈਂ॥੩੩॥

ਪਦ ਅਰਥ : ਅਨੀਲ—ਅਨਿਲ, ਹਵਾ (ਛੰਦ ਨੰ: ੨), ਸਭ ਜੀਵਾਂ ਦੀ ਜਿੰਦ ਦਾ ਆਸਰਾ। ਅਨਾਦਿ—ਜਿਸ ਦਾ ਆਦਿ ਨਹੀਂ ਲੱਭ ਸਕਦਾ। ਆਦਿ—ਸ਼ੁਰੂ। ਅਜੇ—ਅਜਿੱਤ। ਅਜਾਦਿ—ਅਜ + ਆਦਿ। ਅਜ—ਅ + ਜ, ਅ-ਜਨਮ। ਆਦਿ—(ਸਭ ਦਾ) ਮੁੱਢ। ਜਾ—ਪੈਦਾ ਹੋਣਾ।

ਅਰਥ : ਹੇ ਪ੍ਰਭੂ! ਸਾਰੇ ਪ੍ਰਾਣੀ ਤੇਰੇ ਆਸਰੇ ਜੀਉਂਦੇ ਹਨ, ਤੂੰ ਕਦੋਂ ਦਾ ਹੈਂ, ਇਹ ਗੱਲ ਕੋਈ ਨਹੀਂ ਲੱਭ ਸਕਿਆ। ਤੈਨੂੰ ਕੋਈ ਜਿੱਤ ਨਹੀਂ ਸਕਦਾ, ਤੂੰ ਜਨਮ ਤੋਂ ਰਹਿਤ ਹੈਂ ਤੇ ਸਭ ਦਾ ਮੂਲ ਹੈਂ ॥੩੩॥

ਅਜਨਮ ਹੈਂ॥ ਅਬਰਨ ਹੈਂ॥ ਅਭੂਤ ਹੈਂ॥ ਅਭਰਨ ਹੈਂ॥੩੪॥

ਪਦ ਅਰਥ : ਅਜਨਮ—ਅ + ਜਨਮ, ਜਨਮ ਵਿਚ ਨਾ ਆਉਣ ਵਾਲਾ। ਅਬਰਨ—ਅ + ਬਰਨ। ਬਰਨ—ਰੰਗ, ਜਾਤਿ-ਭੇਦ (ਬ੍ਰਾਹਮਣ, ਖੱਬੀ, ਵੈਸ਼, ਸੂਦਰ) (ਦੇਖੋ ਛੰਦ ਨੰ: ੨੩)। ਅਭੂਤ—ਅ + ਭੂਤ, ਤੱਤਾਂ ਤੋਂ ਰਹਿਤ। ਅਭਰਨ—ਅ + ਭਰਨ। ਭਰਨ—ਪਾਲਣਾ ਪੌਸਣਾ। ਅਭਰਨ—ਜੋ ਪਰਵਰਿਸ਼ ਲਈ ਕਿਸੇ ਦਾ ਮੁਖਾਜ਼ ਨਾ ਹੋਵੇ।

ਅਰਥ : ਹੇ ਪ੍ਰਭੂ! ਤੂੰ ਜਨਮ ਵਿਚ ਨਹੀਂ ਆਉਂਦਾ, ਤੇਰੀ ਕੋਈ ਜਾਤਿ ਨਹੀਂ ਹੈ, (ਸਿਸ਼ਟੀ ਰਚਨਾ ਵਾਲੇ) ਤੱਤਾਂ ਤੋਂ ਤੂੰ ਪਰੇ ਹੈਂ, ਆਪਣੀ ਪਾਲਣਾ ਵਾਸਤੇ ਤੈਨੂੰ ਕਿਸੇ ਦੀ ਮੁਖਾਜ਼ੀ ਨਹੀਂ ਹੈ ॥੩੪॥

ਅਗੰਜ ਹੈਂ॥ ਅਭੰਜ ਹੈਂ॥ ਅਜੂਝ ਹੈਂ॥ ਅਝੰਝ ਹੈਂ॥੩੫॥

ਪਦ ਅਰਥ : ਅਗੰਜ—ਅ + ਗੰਜ। ਗੰਜਨ—ਹਗਾਊਣਾ, ਜਿੱਤਣਾ। ਅਗੰਜ—ਅਜਿੱਤ (ਵੇਖੋ ਛੰਦ ਨੰ: ੪, ੮)। ਅਭੰਜ—ਅ + ਭੰਜ, ਜੋ ਤੌਕਿਆ ਨਾ ਜਾ ਸਕੇ। ਅਜੂਝ—ਅ + ਜੂਝ। ਜੂਝਣਾ—ਲੜਨਾ। ਅਜੂਝ—ਜਿਸ ਨਾਲ ਕੋਈ ਲੜ ਨਾ ਸਕੇ। ਅਝੰਝ—ਅ + ਝੰਝ। ਝੰਝ—ਝਗੜਾ। ਅਝੰਝ—ਝਗੜਿਆਂ ਤੋਂ ਰਹਿਤ।

ਅਰਥ : ਹੇ ਪ੍ਰਭੂ ! ਤੈਨੂੰ ਕੋਈ ਜਿੱਤ ਨਹੀਂ ਸਕਦਾ, ਕੋਈ ਤੈਨੂੰ ਤੋੜ੍ਹ ਨਹੀਂ ਸਕਦਾ, ਕੋਈ ਤੇਰੇ ਨਾਲ ਲੜ ਨਹੀਂ ਸਕਦਾ, ਤੈਨੂੰ ਕੋਈ ਝੰਬੇਲੇ ਝਗੜੇ ਵਿਆਪ ਨਹੀਂ ਸਕਦੇ ॥੩੫॥

ਅਮੀਕ ਹੈਂ ॥ ਰਡੀਕ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੩੬॥

ਪਦ ਅਰਥ : ਅਮੀਕ—(ਅਰਬੀ ਲਡੜ) ਢੁੰਘਾ, ਆਖਾਹ । ਰਡੀਕ—ਮਿੜ, ਸਾਥੀ । ਅਧੰਧ—ਅ + ਧੰਧ । ਧੰਧ—ਝੰਬੇਲੇ । ਅਬੰਧ—ਅ + ਬੰਧ । ਬੰਧ—(ਜਗਤ ਦੇ) ਬੰਧਨ ।

ਅਰਥ : ਹੇ ਪ੍ਰਭੂ ! (ਤੂੰ ਇਕ ਐਸਾ ਸਮੁੰਦਰ ਹੈਂ ਜਿਸ ਦੀ) ਥਾਹ ਨਹੀਂ ਪੈ ਸਕਦੀ; ਤੂੰ (ਸਭ ਜੀਵਾਂ ਦਾ) ਸਾਥੀ ਹੈਂ (ਪਰ ਜਗਤ ਦੇ ਕੋਈ) ਝੰਬੇਲੇ ਤੈਨੂੰ ਘੇਰ ਨਹੀਂ ਸਕਦੇ ਅਤੇ (ਮਾਇਆ ਦੇ) ਜੰਜਾਲ ਤੈਨੂੰ ਛਸਾ ਨਹੀਂ ਸਕਦੇ ॥੩੬॥

ਨਿਬੂਝ ਹੈਂ ॥ ਅਸੂਝ ਹੈਂ ॥ ਅਕਾਲ ਹੈਂ ॥ ਅਜਾਲ ਹੈਂ ॥੩੭॥

ਪਦ ਅਰਥ : ਨਿਬੂਝ—ਨਿਰ + ਬੂਝ, ਜੋ ਬੁਝਿਆ ਨਾ ਜਾ ਸਕੇ । ਅਸੂਝ—ਅ + ਸੂਝ, ਸਮਝ ਤੋਂ ਪਰੇ । ਅਜਾਲ—ਅ + ਜਾਲ, ਮਾਇਆ-ਜਾਲ ਤੋਂ ਰਹਿਤ, ਬੰਧਨਾਂ ਤੋਂ ਪਰੇ ।

ਅਰਥ : ਹੇ ਪ੍ਰਭੂ ! (ਤੇਰੇ ਢੂੰਘੇ ਭੇਤ) ਬੁੱਝੇ ਨਹੀਂ ਜਾ ਸਕਦੇ, ਤੂੰ (ਮਨੁੱਖਾ) ਸਮਝ ਤੋਂ ਪਰੇ ਹੈਂ, ਤੂੰ ਮੌਤ-ਰਹਿਤ ਹੈਂ, ਮਾਇਆ ਦੇ ਬੰਧਨ ਤੈਨੂੰ ਛਸਾ ਨਹੀਂ ਸਕਦੇ ॥੩੭॥

ਅਲਾਹ ਹੈਂ ॥ ਅਜਾਹ ਹੈਂ ॥ ਅਨੰਤ ਹੈਂ ॥ ਮਹੰਤ ਹੈਂ ॥੩੮॥

ਪਦ ਅਰਥ : ਅਲਾਹ—ਅ + ਲਾਹ, ਅਲੱਭ, ਜਿਸ ਨੂੰ ਲੱਭਿਆ ਨਾ ਜਾ ਸਕੇ । ਅਜਾਹ—ਅ + ਜਾਹ । ਜਾਹ—ਜਗਹ, ਥਾਂ । ਅਜਾਹ—ਜਿਸ ਦੀ ਕੋਈ ਜਗਹ ਨਹੀਂ, ਜਿਸ ਦੀ ਕੋਈ ਥਾਂ ਨਹੀਂ । ਅਨੰਤ—ਅਨ + ਅੰਤ, ਬੇਅੰਤ । ਮਹੰਤ—ਮਹਾਂਤ, ਬਹੁਤ ਵੱਡਾ ।

ਅਰਥ : ਹੇ ਪ੍ਰਭੂ ! ਤੈਨੂੰ (ਕਿਸੇ ਥਾਂ ਤੇ) ਲੱਭਿਆ ਨਹੀਂ ਜਾ ਸਕਦਾ, (ਕਿਉਂਕਿ) ਤੇਰੀ ਕੋਈ ਇਕ ਥਾਂ ਨਹੀਂ ਹੈ । ਹੇ ਪ੍ਰਭੂ ! ਤੂੰ ਬੇਅੰਤ ਹੈਂ, ਸਭ ਤੋਂ ਵੱਡਾ ਹੈਂ ॥੩੮॥

ਅਲੀਕ ਹੈਂ ॥ ਨਿਸਰੀਕ ਹੈਂ ॥ ਨਿਰਲੰਭ ਹੈਂ ॥ ਅਸੰਭ ਹੈਂ ॥੩੯॥

ਪਦ ਅਰਥ : ਅਲੀਕ—ਅ + ਲੀਕ, ਜੋ ਲੀਕਿਆ ਨਾ ਜਾ ਸਕੇ, ਜਿਸ ਦੀਆਂ ਹੱਦਾਂ ਦੀ ਲੀਕ ਨਾ ਖਿੱਚੀ ਜਾ ਸਕੇ। ਨਿਸਰੀਕ—ਨਿਰ + ਸਰੀਕ, ਜਿਸ ਦਾ ਕੋਈ ਸ਼ਰੀਕ ਨਹੀਂ, ਜਿਸ ਨਾਲ ਕੋਈ ਸ਼ਰੀਕਾ ਨਾ ਕਰ ਸਕੇ। ਨਿਰਲੰਭ—ਨਿਰ + ਅਲੰਭ। ਅਲੰਭ—ਆਲੰਭ, ਸਹਾਰਾ, ਆਸਰਾ। ਨਿਰਲੰਭ—ਜਿਸ ਨੂੰ ਕਿਸੇ ਸਹਾਰੇ ਦੀ ਲੋੜ ਨਹੀਂ। ਅਸੰਭ—ਅਸੰਭਵਯ, ਜੋ ਵਿਚਾਰ ਦੀ ਹੱਦ ਵਿਚ ਨਾ ਆ ਸਕੇ। ਸੰਭਾਵਨਾ—ਵਿਚਾਰ, ਮਿਆਲ (ਵੇਖੋ ਛੰਦ ਨੰ: ੧੪੦)।

ਅਰਥ : ਹੇ ਪ੍ਰਭੂ! ਤੇਰਾ ਹੱਦ ਬੰਨਾ ਦੱਸਿਆ ਨਹੀਂ ਜਾ ਸਕਦਾ, ਕੋਈ ਤੇਰੇ ਨਾਲ ਸ਼ਰੀਕਾ ਨਹੀਂ ਕਰ ਸਕਦਾ; ਤੈਨੂੰ ਕਿਸੇ ਆਸਰੇ ਦੀ ਲੋੜ ਨਹੀਂ ਅਤੇ ਤੂੰ ਜੀਵਾਂ ਦੇ ਵਿਚਾਰ-ਮੰਡਲ ਤੋਂ ਪਰੇ ਹੈਂ ॥੩੯॥

ਅਗੰਮ ਹੈਂ ॥ ਅਜੰਮ ਹੈਂ ॥ ਅਛੂਤ ਹੈਂ ॥ ਅਛੂਤ ਹੈਂ ॥੪੦॥

ਪਦ ਅਰਥ : ਅਗੰਮ—ਜਿਸ ਤਕ ਪਹੁੰਚ ਨਾ ਹੋ ਸਕੇ। ਅਜੰਮ—ਜਨਮ ਤੋਂ ਰਹਿਤ। ਅਛੂਤ—ਛੂਤ ਤੋਂ ਰਹਿਤ, ਜਿਸ ਨੂੰ ਕੋਈ ਛੂਹ ਨਹੀਂ ਸਕੇ।

ਅਰਥ : ਹੇ ਪ੍ਰਭੂ! ਤੂੰ ਪਹੁੰਚ ਤੋਂ ਪਰੇ ਹੈਂ, ਤੂੰ ਜਨਮ ਵਿਚ ਨਹੀਂ ਆਉਂਦਾ, ਤੇਰਾ ਵਜ਼ਦ (ਜਗਤ-ਰਚਨਾ ਦੇ ਪੰਜ) ਤੱਤਾਂ ਤੋਂ ਨਹੀਂ ਬਣਿਆ, (ਇਸ ਝਾਸਤੇ) ਕੋਈ (ਪੰਜ ਭੌਤਿਕ ਜੀਵ) ਤੈਨੂੰ ਛੂਹ ਨਹੀਂ ਸਕਦਾ ॥੪੦॥

ਅਲੋਕ ਹੈਂ ॥ ਅਸ਼ੋਕ ਹੈਂ ॥ ਅਕਰਮ ਹੈਂ ॥ ਅਭਰਮ ਹੈਂ ॥੪੧॥

ਪਦ ਅਰਥ : ਅਲੋਕ—(ਵੇਖੋ ਛੰਦ ਨੰ: ੧੨) ਅਦਿਸ਼ਟ।

ਅਰਥ : ਹੇ ਪ੍ਰਭੂ! ਤੂੰ (ਸਾਨੂੰ ਇਹਨਾਂ ਅੱਖਾਂ ਨਾਲ) ਨਹੀਂ ਦਿੱਸਦਾ, ਤੈਨੂੰ ਕੋਈ ਚਿੰਤਾ ਪੋਹ ਨਹੀਂ ਸਕਦੀ; ਤੈਨੂੰ ਮਿਲਣ ਲਈ ਕਿਸੇ ਧਾਰਮਿਕ ਰਸਾਮ ਦੇ ਕਰਨ ਦੀ ਲੋੜ ਨਹੀਂ, ਤੂੰ ਭਰਮਾਂ ਤੋਂ ਰਹਿਤ ਹੈਂ ॥੪੧॥

ਅਜੀਤ ਹੈਂ ॥ ਅਭੀਤ ਹੈਂ ॥ ਅਬਾਹ ਹੈਂ ॥ ਅਗਾਹ ਹੈਂ ॥੪੨॥

ਅਰਥ : ਹੇ ਪ੍ਰਭੂ! ਤੈਨੂੰ ਕੋਈ ਜਿੱਤ ਨਹੀਂ ਸਕਦਾ, ਤੈਨੂੰ ਕਿਸੇ ਦਾ ਡਰ ਨਹੀਂ, ਤੂੰ (ਮਾਨੋ, ਇਕ ਐਸਾ ਪਰਥਤ ਹੈ ਜੋ) ਹਿਲਾਇਆ ਨਹੀਂ ਜਾ ਸਕਦਾ, ਤੂੰ (ਮਾਨੋ, ਇਕ ਐਸਾ ਸਮੁੰਦਰ) ਹੈ ਜਿਸ ਦੀ ਬਾਹ ਨਹੀਂ ਪੈਂਦੀ ॥੪੨॥

ਅਮਾਨ ਹੈਂ ॥ ਨਿਧਾਨ ਹੈਂ ॥ ਅਨੇਕ ਹੈਂ ॥ ਫਿਰਿ ਏਕੁ ਹੈਂ ॥੪੩॥

ਪਦ ਅਰਥ : ਅਮਾਨ—ਅ + ਮਾਨ। ਮਾਨ—(ਮਾ—ਮਿਣਨਾ) ਮਾਪ। ਅਮਾਨ—ਮਾਪ-ਗਹਿਤ, ਜੋ ਐਸਾ ਹੈ ਕਿ ਕੋਈ ਮਾਪ ਉਸ ਨੂੰ ਮਿਣ ਨਹੀਂ ਸਕਦਾ। ਨਿਧਾਨ—ਖਜ਼ਾਨਾ।

ਅਰਥ : ਹੇ ਪ੍ਰਭੂ ! (ਜਗਤ ਦਾ) ਕੋਈ ਮਾਪ ਤੇਰਾ ਅੰਦਾਜ਼ਾ ਨਹੀਂ ਲਗਾ ਸਕਦਾ; ਤੂੰ ਸਭ (ਪਦਾਰਥਾਂ ਤੇ ਗੁਣਾਂ) ਦਾ ਖਜ਼ਾਨਾ ਹੈਂ, ਤੂੰ (ਆਪਣੇ ਇਕ ਸਰੂਪ ਤੋਂ) ਬੇਅੰਤ ਰੂਪ ਬਣਾਏ ਹੋਏ ਹਨ; ਫਿਰ ਭੀ ਤੂੰ ਆਪ ਹੀ ਆਪ ਇਕ ਹੈਂ (ਭਾਵ, ਕੋਈ ਤੇਰਾ ਸ਼ਰੀਕ ਨਹੀਂ ਹੈ) ॥੪੩॥

ਭੁਜੰਗ ਪ੍ਰਯਾਤ ਛੰਦ ॥

ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥
ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ॥੪੪॥

ਪਦ ਅਰਥ : ਮਾਨ—ਮਾਨਜ, ਆਦਰ-ਯੋਗ। ਸਮਸਤ—ਸਾਰੇ। ਨਿਧਾਨ—ਖਜ਼ਾਨਾ। ਅਭੇਖੀ—ਅ + ਭੇਖੀ, ਜਿਸ ਦਾ ਕੋਈ ਇੱਕ ਵੇਸ ਨਹੀਂ ਹੈ। ਅਭੇਵ—ਅ + ਭੇਵ, ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਸਭ ਜੀਆ-ਜੰਤ ਤੈਨੂੰ ਹੀ ਪੂਜਦੇ ਹਨ, ਤੂੰ ਸਭ (ਗੁਣਾਂ ਤੇ ਪਦਾਰਥਾਂ) ਦਾ ਖਜ਼ਾਨਾ ਹੈਂ; ਤੂੰ ਸਭ ਦੇਵਤਿਆਂ ਦਾ ਦੇਵਤਾ ਹੈਂ; ਤੇਰਾ ਕੋਈ ਇਕ ਵੇਸ ਨਹੀਂ ਹੈ; ਤੇਰਾ ਕੋਈ ਭੇਤ ਨਹੀਂ ਪਾ ਸਕਦਾ ॥੪੪॥

ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥
ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ॥੪੫॥

ਪਦ ਅਰਥ : ਕਾਲ ਕਾਲ—ਮੌਤ ਦੀ ਭੀ ਮੌਤ, ਮੌਤ ਨੂੰ ਭੀ ਮੁਕਾ ਦੇਣ ਵਾਲਾ (ਵੇਖੋ ਛੰਦ ਨੰ: ੨੩)। ਸਰਬ ਪਾਲ—ਸਭ ਦੀ ਰੱਖਿਆ ਕਰਨ ਵਾਲਾ। ਸਰਬ-ਗਉਣ—ਸਰਬ-ਗਾਮਨ, ਜਿਸ ਦੀ ਸਭ ਜੀਆਂ ਤਕ ਪਹੁੰਚ ਹੈ। ਸਰਬ ਭਉਣ—ਜੋ ਸਭ ਲੋਕਾਂ (ਭਵਨਾਂ) ਵਿਚ ਮੌਜੂਦ ਹੈ (ਵੇਖੋ ਛੰਦ ਨੰ: ੨੨)।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੂੰ ਮੌਤ ਨੂੰ ਭੀ ਮੁਕਾ ਦੇਣ ਵਾਲਾ

ਹੈਂ; ਤੂੰ ਸਭ ਜੀਵਾਂ ਦੀ ਰੱਖਿਆ ਕਰਨ ਵਾਲਾ ਹੈਂ, ਸਭ ਜੀਵਾਂ ਤਥ ਤੇਰੀ ਪਹੁੰਚ ਹੈ, ਅਤੇ ਤੂੰ ਸਭ ਭਵਨਾਂ ਵਿਚ ਮੌਜੂਦ ਹੈਂ ॥੪੫॥

**ਅਨੰਗੀ ਅਨਾਬੇ ॥ ਨਿਸੰਗੀ ਪ੍ਰਮਾਣੇ ॥
ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੪੬॥**

ਪਦ ਅਰਥ : ਅਨੰਗੀ—ਅਨ + ਅੰਗੀ, ਜਿਸ ਦਾ ਕੋਈ ਅੰਗ ਨਹੀਂ। ਅਨਾਬ—ਅ + ਨਾਬ, ਜਿਸ ਦੇ ਸਿਰ ਉੱਤੇ ਹੋਰ ਕੋਈ ਖਸਮ ਮਾਲਕ ਨਹੀਂ ਹੈ। ਨਿਸੰਗੀ—ਨਿਰ + ਸੰਗੀ, ਜਿਸ ਦਾ ਕੋਈ ਸ਼ਾਬ ਨਹੀਂ, ਕੋਈ ਬਰਾਬਰ ਦਾ ਨਹੀਂ ਹੈ। ਪ੍ਰਮਾਣ—ਨਾਸ ਕਰਨ ਵਾਲਾ (ਵੇਖੋ ਛੰਦ ਨੰ: ੧੪੬)। ਭਾਨ—ਸੂਰਜ। ਭਾਨ ਭਾਨ—ਸੂਰਜਾਂ ਦਾ ਸੂਰਜ, ਸੂਰਜ ਨੂੰ ਭੀ ਰੌਸ਼ਨੀ ਦੇਣ ਵਾਲਾ। ਮਾਨ—ਮਾਨਜ, (respectable) ਆਦਰ-ਯੋਗ। ਭਾਨ—(ਭਾ—ਚਮਕਣਾ, ਰੌਸ਼ਨ ਹੋਣਾ) ਰੌਸ਼ਨੀ ਦਾ ਪ੍ਰਜਾਨਾ।

ਅਰਥ : ਹੇ ਪ੍ਰਭੂ ! ਤੈਨੂੰ ਸਾਡੀ ਨਮਸਕਾਰ ਹੈ, ਨਾ ਤੇਰਾ ਕੋਈ ਪ੍ਰਸਾਦ ਅੰਗ ਹੈ, ਨਾ ਤੇਰਾ (ਤੈਥੋਂ ਵੱਡਾ) ਕੋਈ ਖਸਮ ਮਾਲਕ ਹੈ; ਤੇਰੇ ਕੋਈ ਬਰਾਬਰ ਦਾ ਨਹੀਂ, ਤੂੰ ਸਭ ਨੂੰ ਨਾਸ ਕਰਨ ਵਾਲਾ ਹੈਂ। ਤੈਨੂੰ ਨਮਸਕਾਰ ਹੈ, ਤੂੰ ਸੂਰਜਾਂ ਦਾ ਸੂਰਜ ਹੈਂ (ਭਾਵ, ਤੂੰ ਸੂਰਜ ਨੂੰ ਭੀ ਰੌਸ਼ਨੀ ਦੇਣ ਵਾਲਾ ਹੈਂ), ਵੱਡੇ ਵੱਡੇ ਆਦਰ-ਯੋਗ ਭੀ ਤੈਨੂੰ ਹੀ ਪ੍ਰਸ਼ੰਸਾ ਦੇ ਹਨ ॥੪੬॥

**ਨਮੋ ਚੰਦ੍ਰ ਚੰਦ੍ਰੇ ॥ ਨਮੋ ਭਾਨ ਭਾਨੇ ॥
ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ॥੪੭॥**

ਪਦ ਅਰਥ : ਚੰਦ੍ਰ—ਚੰਦਰਮਾ। ਚੰਦ—(ਸੰ: to shine) ਚਮਕਣਾ, ਚਾਨਣ ਦੇਣਾ। ਚੰਦ ਚੰਦ—ਚੰਦਰਮਾ ਦਾ ਚੰਦਰਮਾ, ਚੰਦਰਮਾ ਨੂੰ ਚਾਨਣ ਦੇਣ ਵਾਲਾ। ਤਾਨ—(ਸੰ: a protracted tone : ‘ਰਾਗ’ ਵਿਚ ‘ਤਾਨ’ ਗਿਣਤੀ ਵਿਚ ੮੯ ਮਿਥੇ ਗਏ ਹਨ), ਸੂਰਾਂ ਦਾ ਲਮਕਵਾਂ ਪਲਟਾ, ਜੋ ਕਿਸੇ ਗੀਤ ਆਦਿਕ ਨੂੰ ਬੜਾ ਸੁੰਦਰ ਬਣਾ ਦੇਂਦਾ ਹੈ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੂੰ ਚੰਦਰਮਾ ਨੂੰ ਚਾਨਣ ਦੇਣ ਵਾਲਾ ਅਤੇ ਸੂਰਜ ਨੂੰ ਵੀ ਰੌਸ਼ਨੀ ਦੇਣ ਵਾਲਾ ਹੈਂ [ਭਾਵ ਚੰਦਰਮਾ ਦੀ ਕੋਮਲ ਚਾਨਣੀ (ਜਮਾਲ) ਦਾ ਤੂੰ ਸੋਮਾ ਹੈਂ ਅਤੇ ਸੂਰਜ ਦੇ ਤੇਜ-ਮਈ ਪ੍ਰਕਾਸ਼ (ਜਲਾਲ)]

ਦਾ ਭੀ ਤੂੰ ਮਜ਼ਾਨਾ ਹੈਂ; ਤੂੰ ਜਮਾਲ ਤੇ ਜਲਾਲ ਦੋਹਾਂ ਦਾ ਮਾਲਕ ਹੈਂ]। ਤੂੰ (ਮਾਨੋ) ਇਕ ਸੁੰਦਰ ਗੀਤ ਹੈਂ, ਤੂੰ ਇਕ ਮਹਾਨ ਦਿਲ-ਖਿਚਵਾਂ ਢਾਨਾ ਹੈਂ (ਜੋ ਆਪਣੀ ਮਿਠਾਸ ਨਾਲ ਜਗਤ ਨੂੰ ਮੋਹ ਰਿਹਾ ਹੈ)॥੪੭॥

ਨਮੋ ਨਿੱਤ ਨਿੱਤੇ ॥ ਨਮੋ ਨਾਦ ਨਾਦੇ ॥
ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੪੮॥

ਪਦ ਅਰਥ : ਨਿੱਤ—ਨਾਚ। ਨਾਦ—ਅਵਾਜ਼। ਪਾਨ—(ਸੰ: ਪਾਣਿ) ਹੱਥ। ਬਾਦ—ਵਾਦ, ਵਜਾਣਾ। ਪਾਣਿ-ਵਾਦਿ—(playing on a drum) ਢੋਲ ਵਜਾਣਾ। ਪਾਣਿ-ਵਾਦਿ—ਢੋਲ ਵਜਾਣ ਵਾਲਾ, ਨਗਾਰਚੀ। ‘ਪਾਨ ਪਾਨ’, ‘ਵਾਦ ਵਾਦ’—ਤੂੰ ਇਕ ਮਹਾਨ ਵੱਡਾ ਨਗਾਰਚੀ ਹੈਂ (ਜਿਸ ਨੇ ਢੋਲ ਵਜਾ ਕੇ ਜਗਤ-ਰੂਪ ਮੇਲਾ ਇਕੱਠਾ ਕੀਤਾ ਹੋਇਆ ਹੈ)। ‘ਪਾਨ ਪਾਨ’ ‘ਵਾਦ ਵਾਦ’—ਪਾਨਿ-ਵਾਦਿ, ਪਾਨਿ-ਵਾਦਿ, ਨਗਾਰਚੀਆਂ ਦਾ ਨਗਾਰਚੀ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ, ਤੂੰ ਇਕ ਮਹਾਨ ਸੁੰਦਰ ਨਾਚ ਹੈਂ, ਇਕ ਮਹਾਨ ਸੁੰਦਰ ਅਵਾਜ਼ ਹੈਂ (ਜਿਸ ਨੇ ਸਾਰਾ ਜਗਤ ਮੋਹ ਲਿਆ ਹੈ)। ਤੈਨੂੰ ਨਮਸਕਾਰ ਹੈ; ਤੂੰ ਇਕ ਮਹਾਨ ਵੱਡਾ ਨਗਾਰਚੀ ਹੈਂ (ਜਿਸ ਨੇ ਢੋਲ ਵਜਾ ਕੇ ਜਗਤ-ਰੂਪ ਮੇਲਾ ਇਕੱਠਾ ਕੀਤਾ ਹੋਇਆ ਹੈ)॥੪੯॥

ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥
ਪ੍ਰਭੰਗੀ ਪ੍ਰਮਾਬੇ ॥ ਸਮਸਤੀ ਬਿਛੂਤੇ ॥੪੯॥

ਪਦ ਅਰਥ : ਅਨੰਗੀ—ਅਨ + ਅੰਗੀ, ਅੰਗ-ਰਹਿਤ। ਅਨਾਮ—ਅ + ਨਾਮ, ਜਿਸ ਦਾ ਕੋਈ ਨਾਮ ਨਹੀਂ। ਸਮਸਤ—ਸਾਰੇ। ਸਮਸਤੀ ਸਰੂਪ—ਸਾਰੇ ਜੀਵ ਜਿਸ ਦਾ ਸਰੂਪ ਹਨ। ਪ੍ਰਭੰਗ—(destruction, complete defeat) ਮੁਕੰਮਲ ਹਾਰ, ਤਬਾਹੀ। ਪ੍ਰਭੰਗੀ—ਪਰਲੋਂ ਲੈ ਆਉਣ ਵਾਲਾ। ਪ੍ਰਮਾਬ—ਸਭ ਦਾ ਨਾਸ ਕਰਨ ਵਾਲਾ (ਵੇਖੋ ਛੰਦ ਨੰ: ੧੪੬)। ਬਿਛੂਤ—ਵਿਛੂਤਿ; ਸਿੱਧੀ (ਜੋ ਗਿਣਤੀ ਵਿਚ ਦੋ ਹਨ)। ਸਮਸਤੀ ਬਿਛੂਤੇ—ਉਸ ਪ੍ਰਭੂ ਨੂੰ ਜੋ ਸਭ ਜੀਵਾਂ ਲਈ ਸਿੱਧੀਆਂ ਦੇ ਥਾਂ ਹੈ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੇਰਾ ਨਾ ਕੋਈ ਮਾਸ ਅੰਗ ਹੈ, ਨਾ ਤੇਰਾ ਕੋਈ ਇਕ ਨਾਮ ਹੈ, ਸਾਰੇ ਹੀ ਜੀਵ ਤੇਰਾ ਰੂਪ ਹਨ। ਤੂੰ ਜਗਤ

ਵਿਚ ਪਰਲੋ ਲਿਆਉਣ ਵਾਲਾ ਤੈਂ ਅਤੇ ਸਭ ਜੀਵਾਂ ਨੂੰ ਨਾਸ ਕਰਨ ਵਾਲਾ
ਹੈ, ਤੁੰ ਹੀ ਸਭ ਜੀਵਾਂ ਦੀ ਰਿੱਧੀ ਸਿੱਧੀ ਹੈ ॥੪੯॥

ਕਲੰਕੀ ਬਿਨਾ ਨੇਕਲੰਕੀ ਸਕੁਪੇ ॥
ਨਮੋ ਰਾਜ ਰਾਜੇਸੂਰੰ ਪਰਮ ਕੁਪੇ ॥੫੦॥

ਪਦ ਅਰਥ : ਕਲੰਕੀ ਬਿਨਾ—ਕਲੰਕ ਤੌਂ ਬਿਨਾ, ਜਿਸ ਨੂੰ ਕੋਈ ਦਾਗ
ਨਹੀਂ ਹੈ। ਨੇਕਲੰਕੀ—ਨਿਹ-ਕਲੰਕੀ, ਕਲੰਕ-ਰਹਿਤ। ਰਾਜੇਸੂਰ—ਰਾਜ + ਈਸੂਰ,
ਰਾਜਿਆਂ ਦਾ ਰਾਜਾ। ਪਰਮ ਕੁਪ—ਸਭ ਤੌਂ ਉੱਚੀ ਹਸਤੀ।

ਅਰਥ : ਹੇ ਪ੍ਰਭੂ ! ਤੈਨੂੰ ਸਾਡੀ ਨਮਸਕਾਰ ਹੈ; ਤੂੰ (ਵਿਕਾਰ ਆਦਿਕ)
ਦਾਗ ਤੌਂ ਰਹਿਤ ਹੈ, ਤੇ ਪਵਿੜ ਹਸਤੀ ਵਾਲਾ ਹੈ; ਤੂੰ ਰਾਜਿਆਂ ਦਾ ਰਾਜਾ
ਹੈ, ਤੇ ਸਭ ਤੌਂ ਉੱਚੀ ਹਸਤੀ ਹੈ ॥੫੦॥

ਨਮੋ ਜੋਗ ਜੋਗੇਸੂਰੰ ਪਰਮ ਸਿੱਧੇ ॥
ਨਮੋ ਰਾਜ ਰਾਜੇਸੂਰੰ ਪਰਮ ਬਿਧੇ ॥੫੧॥

ਪਦ ਅਰਥ : ਸਿੱਧੇ—ਉਹ ਰਿਸੀ ਜਿਸ ਦਾ ਆਤਮਾ ਪਵਿੱਤਰ ਹੋ
ਚੁਕਿਆ ਹੋਵੇ ਤੇ ਜੋ ਅੱਠ ਪ੍ਰਸਿੱਧ ਆਤਮਕ ਤਾਕਤਾ ‘ਸਿੱਧੀਆਂ’ ਦਾ ਮਾਲਕ
ਬਣ ਗਿਆ ਹੋਵੇ। ਜੋਗੇਸੂਰ—ਜੋਗ + ਈਸੂਰ, ਜੋਗੀਵਾਜ, ਜੋਗੀਆਂ ਦਾ
ਮਾਲਕ। ਰਾਜੇਸੂਰ—ਰਾਜ + ਈਸੂਰ, ਰਾਜਿਆਂ ਦਾ ਰਾਜਾ। ਬਿਧ—ਵੱਡਾ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੂੰ ਹੀ ਜੋਗੀਆਂ ਦਾ ਜੋਗੀ
ਜੋਗੀਰਾਜ ਹੈਂ ਤੇ ਸਭ ਤੌਂ ਉੱਚੀ ਆਤਮਕ ਅਵਸਥਾ ਵਾਲਾ ਸਿੱਧ ਹੈਂ; ਤੂੰ
ਹੀ ਰਾਜਿਆਂ ਦਾ ਰਾਜਾ ਹੈਂ ਤੇ ਸਭ ਤੌਂ ਵੱਡਾ ਹਾਕਮ ਹੈਂ ॥੫੧॥

ਨਮੋ ਸ਼ਸਤ੍ਰ ਪਾਣੇ ॥ ਨਮੋ ਅਸਤ੍ਰ ਮਾਣੇ ॥
ਨਮੋ ਪਰਮ ਰਾਜਾਤਾ ॥ ਨਮੋ ਲੋਕ ਮਾਤਾ ॥੫੨॥

ਪਦ ਅਰਥ : ਸ਼ਸਤ੍ਰ—ਉਹ ਹਥਿਆਰ ਜੋ ਕੱਟ ਸਕੇ। ਸ਼ਸ—ਕੱਟਣਾ।
ਅਸਤ੍ਰ—ਉਹ ਹਥਿਆਰ ਜੋ ਹੱਥੋਂ ਸੁੱਟ ਕੇ ਵਰਤਿਆ ਜਾਏ; ਜਿਵੇਂ ਤੀਰ,
ਚੜ੍ਹ। ਅਸ—ਸੁੱਟਣਾ। ਪਾਣੇ—ਹੱਥ। ਸ਼ਸਤ੍ਰ-ਪਾਣੇ—ਉਹ ਜਿਸ ਦੇ ਹੱਥ ਵਿਚ
(ਤਲਵਾਰ ਆਦਿਕ) ਹਥਿਆਰ ਹਨ। ਅਸਤ੍ਰ ਮਾਣ—ਅਸਤਾਂ ਵਾਲਾ, ਉਹ

ਜਿਸ ਦੇ ਪਾਸ (ਤੀਰ ਆਦਿਕ) ਹਥਿਆਰ ਹਨ। ਪਰਮ—ਸਭ ਤੋਂ ਚੰਗੀ ਤਰ੍ਹਾਂ, ਪੂਰਨ ਤੌਰ ਤੇ। ਗਾਯਾਤਾ—ਜਾਣਨ ਵਾਲਾ। ਲੋਕ ਮਾਤਾ—ਜਗਤ ਦੀ ਮਾਂ, ਮਾਂ ਵਾਂਗ ਜਗਤ ਨੂੰ ਪਿਆਰ ਕਰਨ ਵਾਲਾ।

ਅਰਥ : ਹੇ ਪ੍ਰਭੂ! ਤੈਨੂੰ ਸਾਡੀ ਨਮਸਕਾਰ ਹੈ; ਤੇਰੇ ਹੱਥ ਵਿਚ (ਤਲਵਾਰ ਆਦਿਕ) ਹਥਿਆਰ ਸੱਜ ਰਹੇ ਹਨ, ਤੂੰ (ਤੀਰ ਆਦਿਕ) ਹਥਿਆਰਾਂ ਦਾ (ਭੀ) ਧਾਰਨ ਕਰਨ ਵਾਲਾ ਹੈਂ। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ ਦਿਲ ਦੀ) ਚੰਗੀ ਤਰ੍ਹਾਂ ਜਾਣਦਾ ਹੈਂ ਅਤੇ ਜਿਵੇਂ ਮਾਂ (ਆਪਣੇ ਬੱਚੇ ਨੂੰ ਪਿਆਰ ਕਰਦੀ ਹੈ), ਤਿਵੇਂ ਤੂੰ ਭੀ ਜਗਤ ਨਾਲ ਪਿਆਰ ਕਰਦਾ ਹੈਂ। ॥੫੨॥

ਅਭੇਖੀ ਅਭਰਮੀ ਅਭੋਗੀ ਅਭੁਗਤੇ ॥
ਨਮੋ ਜੋਗ ਜੋਗੋਸੁਰੰ ਪਰਮ ਜੁਗਤੇ ॥੫੩॥

ਪਦ ਅਰਥ : ਅਭੇਖ—ਅ + ਭੇਖ, ਜਿਸ ਦਾ ਕੋਈ ਪ੍ਰਾਸ ਪਹਿਰਾਵਾ ਨਹੀਂ। ਅਭਰਮੀ—ਜੋ ਭਰਮੀ-ਵਹਿਮੀ ਨਹੀਂ ਹੈ। ਅਭੋਗੀ—ਅ + ਭੋਗੀ, ਜੋ ਨਹੀਂ ਭੋਗਦਾ। ਭੋਗੀ—ਭੋਗਣ ਵਾਲਾ, ਚਸਕਿਆਂ ਵਿਚ ਰੁੱਝਾ ਹੋਇਆ, ਇੰਦਰਿਆਂ ਦੇ ਰਸਾਂ ਵਿਚ ਫਸਿਆ ਹੋਇਆ। ਅਭੁਗਤ—ਅ + ਭੁਗਤ। ਭੁਗਤ—ਜੋ ਭੋਗਿਆ ਜਾ ਰਿਹਾ ਹੈ, ਜੋ ਆਪਣੀ ਸਰੀਰਕ ਸੱਤਿਆ ਨੂੰ ਦੁਨੀਆ ਦੇ ਰਸਾਂ ਵਿਚ ਮੁਕਾ ਰਿਹਾ ਹੈ। ਅਭੁਗਤ—ਉਹ ਜਿਸ ਦੀ ਸੱਤਿਆ ਦੁਨੀਆ ਦੇ ਰਸਾਂ ਵਿਚ ਕਮਜ਼ੋਰ ਨਹੀਂ ਹੋ ਰਹੀ। ਜੁਗਤਿ—ਤਰੀਕਾ, ਵਰਤੋਂ। ਪਰਮ ਜੁਗਤਿ—ਸਭ ਤੋਂ ਸੁਚੱਜੇ ਤਰੀਕੇ ਵਾਲਾ।

ਅਰਥ : ਹੇ ਪ੍ਰਭੂ! ਤੈਨੂੰ ਨਮਸਕਾਰ ਹੈ; ਤੂੰ ਜੋਗੀਆਂ ਦਾ ਜੋਗੀਰਾਜ ਹੈਂ, ਸਭ ਤੋਂ ਵਧੀਆ ਸੁਚੱਜੀ ਵਰਤੋਂ ਵਾਲਾ (ਜੋਗੀਰਾਜ) ਹੈਂ, ਨਾ ਤੇਰਾ ਕੋਈ ਇਕ ਵੇਸ਼ ਹੈ, ਨਾ ਤੂੰ ਕਿਸੇ ਭਰਮ-ਵਹਿਮ ਦੇ ਅਧੀਨ ਹੈਂ, ਨਾ ਤੂੰ ਇੰਦਰਿਆਂ ਦੇ ਚਸਕਿਆਂ ਵਿਚ ਫਸਿਆ ਹੋਇਆ ਹੈਂ, ਅਤੇ ਨਾ ਹੀ ਤੂੰ ਆਪਣੀ ਸੱਤਿਆ ਨੂੰ (ਦੁਨੀਆਵੀ ਜੀਵਾਂ ਵਾਂਗ) ਦੁਨੀਆ ਦੇ ਰਸਾਂ ਵਿਚ ਕਮਜ਼ੋਰ ਕਰ ਰਿਹਾ ਹੈਂ। ॥੫੩॥

ਨਮੋ ਨਿੱਤ ਨਾਰਾਇਣੇ ਕੂਰ ਕਰਮੇ ॥
ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥੫੪॥

ਪਦ ਅਰਥ : ਕੂਰ—ਨਿਰਦਈ, ਸਖਤ-ਦਿਲ, ਹੈਸਿਆਰਾ। ਕੂਰ ਕਰਮ—ਜਿਸ ਦੇ ਹੈਸਿਆਰਿਆਂ ਵਾਲੇ ਕੰਮ ਹਨ। ਨਾਰਾਇਣ—ਵਿਸ਼ਨੂੰ ਦੀ ਇਕ ਨਾਮ ਹੈ ਜਿਸ ਦੇ ਜਿਮੇ ਜਗਤ ਦੀ ਰੱਖਿਆ ਕਰਨ ਤੇ ਪਾਲਣ ਦਾ ਫਰਜ਼ ਹੈ। ਨਿੱਤ ਨਾਰਾਇਣ—ਸਦਾ ਰੱਖਿਆ ਕਰਨ ਵਾਲਾ। ਪ੍ਰੇਤ—(an evil spirit) ਭੈੜੀ ਰੂਹ। ਅਪ੍ਰੇਤ—ਅ + ਪ੍ਰੇਤ, ਜੋ ਭੈੜੀ ਰੂਹ ਨਹੀਂ, ਪਵਿਤ੍ਰ ਰੂਹ। ਦੇਵ—ਪ੍ਰਕਾਸ਼-ਰੂਪ। ਸੁਧਰਮ—ਜੋ ਆਪਣੇ ਪਰਵਾਰ ਦੀ ਪਾਲਣਾ ਬੜੇ ਧਿਆਨ ਨਾਲ ਕਰਦਾ ਹੈ।

ਅਰਥ : ਹੇ ਪ੍ਰਭੂ! ਤੈਨੂੰ ਸਾਡੀ ਨਮਸਕਾਰ ਹੈ; ਤੂੰ ਸਦਾ ਜੀਵਾਂ ਦੀ ਰੱਖਿਆ ਕਰਨ ਵਾਲਾ ਭੀ ਹੈਂ ਅਤੇ ਹਿੰਸਾ ਕਰਨ (ਮਾਰਨ) ਵਾਲਾ ਭੀ ਹੈਂ। ਹੇ ਪ੍ਰਭੂ! ਮੰਦੀਆਂ ਤੇ ਚੰਗੀਆਂ ਰੂਹਾਂ (ਇਹ ਸਭ ਤੇਰਾ ਹੀ ਰੂਪ ਹੈ, ਇਹ ਸਾਰਾ ਤੇਰਾ ਹੀ ਪਰਵਾਰ ਹੈ) ਤੂੰ ਸਭ ਦਾ ਮਾਲਕ ਹੈਂ ਅਤੇ ਆਪਣੇ ਇਸ ਸਾਰੇ ਜਗਤ-ਪਰਵਾਰ ਨੂੰ ਗਹੁ ਨਾਲ ਪਾਲਦਾ ਹੈਂ ॥੫੪॥

ਨਮੋ ਰੋਗ ਹਰਤਾ ॥ ਨਮੋ ਰਾਗ ਰੂਪੇ ॥
ਨਮੋ ਸ਼ਾਹ ਸ਼ਾਹੰ ॥ ਨਮੋ ਭੂਪ ਭੂਪੇ ॥੫੫॥

ਪਦ ਅਰਥ : ਹਰਤਾ—ਦੂਰ ਕਰਨ ਵਾਲਾ। ਰਾਗ—ਪਿਆਰ, ਪ੍ਰੇਮ। ਸ਼ਾਹ—ਪਾਤਸ਼ਾਹ। ਭੂਪ—ਰਾਜਾ।

ਅਰਥ : ਹੇ ਪ੍ਰਭੂ! ਤੈਨੂੰ ਨਮਸਕਾਰ ਹੈ; ਤੂੰ ਸਭ ਜੀਵਾਂ ਦਾ ਦੁੱਖ ਦੂਰ ਕਰਨ ਵਾਲਾ ਹੈ, (ਕਿਉਂਕਿ) ਤੂੰ ਪਿਆਰ ਸਰੂਪ ਹੈਂ (ਭਾਵ ਤੇਰੀ ਹਸਤੀ ਹੀ ਪਿਆਰ ਹੈ); ਤੂੰ ਪਾਤਸ਼ਾਹਾਂ ਦਾ ਪਾਤਸ਼ਾਹ ਹੈਂ, ਤੂੰ ਰਾਜਿਆਂ ਦਾ ਰਾਜਾ ਹੈਂ ॥੫੫॥

ਨਮੋ ਦਾਨਿ ਦਾਨੇ ॥ ਨਮੋ ਮਾਨ ਮਾਨੰ ॥
ਨਮੋ ਰੋਗ ਰੋਗੇ ॥ ਨਮਸਤੰ ਇਸਨਾਨੰ ॥੫੬॥

ਪਦ ਅਰਥ : ਦਾਨਿ—ਦਾਨੀ, ਉਦਾਰ-ਚਿੱਤ। ਮਾਨ—ਮਾਨਜ, ਆਦਰ-ਯੋਗ (ਦੇਖੋ ਨੰ: ੪੬)। ਰੋਗ ਰੋਗੇ—(ਦੇਖੋ ਛੰਦ ਨੰ: ੨੩, 'ਕਾਲ ਕਾਲੇ') ਰੋਗ ਦਾ ਰੋਗ, ਜੋ (ਹਰ ਕਿਸਮ ਦੇ) ਰੋਗ ਨੂੰ ਮੁਕਾ ਦੇਣ ਵਾਲਾ ਹੈ। ਇਸਨਾਨ—ਨੁਹਿਣਾ; ਨੁਹਿਣ ਦੀ ਕੋਈ ਧਾਰਮਕ ਰਸਮ; ਕਿਸੇ ਦੇਵ-ਮੂਰਤੀ

ਨੂੰ ਨੁਹਾਲਣ ਦੀ ਰਸਮ, ਪਵਿਤ੍ਰਤਾ ਜੋ ਨਾ ਕੇ ਹਾਸਲ ਕੀਤੀ ਜਾਂਦੀ ਹੈ। (ਨੋਟ—ਮੂਰਤੀ ਪੂਜਣ ਵਾਲੇ ਬੰਦੇ ਸਵੇਰੇ ਮੰਦਰ ਵਿਚ ਜਾ ਕੇ ਮੂਰਤੀ ਨੂੰ ਇਸ਼ਨਾਨ ਆਦਿਕ ਕਰਾਂਦੇ ਹਨ ਤੇ ਦੇਹ-ਅਰੋਗਤਾ ਆਦਿਕ ਦਾ ਮੈਰ ਉਸ ਪਾਸੋਂ ਮੰਗਦੇ ਹਨ।)

ਅਰਥ : ਹੇ ਪ੍ਰਭੂ ! ਤੈਨੂੰ ਸਾਡੀ ਨਮਸਕਾਰ ਹੈ; ਤੂੰ ਮਹਾਨ ਉਦਾਰ-ਚਿੱਤ ਦਾਨੀ ਹੈ, ਜਗਤ ਵਿਚ ਆਦਰ-ਮਾਣ ਪਾਣ ਵਾਲੇ ਬੰਦੇ ਭੀ ਤੈਨੂੰ ਹੀ ਪੂਜਦੇ ਹਨ। ਹੇ ਪ੍ਰਭੂ ! (ਤੈਥੋਂ ਖੁੱਝ ਕੇ ਮੂਰਤੀਆਂ ਦੀ ਪੂਜਾ ਕਰਨ ਵਾਲੇ ਬੰਦੇ 'ਮੂਰਤੀ' ਨੂੰ ਨਿਤ ਇਸ਼ਨਾਨ ਕਰਾਂਦੇ ਤੇ ਉਸ ਪਾਸੋਂ ਦੇਹ-ਅਰੋਗਤਾ ਦਾ ਦਾਨ ਮੰਗਦੇ ਹਨ; ਪਰ) ਇਕ ਤੂੰ ਹੀ ਜੀਵਾਂ ਦੇ ਰੋਗ ਨੂੰ ਦੁਰ ਕਰਨ ਨੂੰ ਸਮਰੱਥ ਹੈ, (ਕਿਉਂਕਿ ਤੂੰ ਆਪ ਸੁੱਧ-ਸਰੂਪ) ਪਵਿਤ੍ਰਤਾ-ਰੂਪ ਹੈਂ ॥੫੯॥

ਨਮੋ ਮੰਤ੍ਰ ਮੰਤ੍ਰੰ ॥ ਨਮੋ ਜੰਤ੍ਰ ਜੰਤ੍ਰੰ ॥
ਨਮੋ ਇਸ਼ਟ ਇਸ਼ਟੇ ॥ ਨਮੋ ਤੰਤ੍ਰ ਤੰਤ੍ਰੰ ॥੫੯॥

ਪਦ ਅਰਥ : ਨੋਟ—ਦੇਵਤਿਆਂ, ਭੂਤਾਂ, ਬੀਰਾਂ ਆਦਿ ਦੀ ਪੂਜਾ ਕਰਨ ਵਾਲੇ ਬੰਦੇ ਆਮ ਤੌਰ ਤੇ ਤਿੰਨ ਤਰੀਕੇ ਵਰਤਦੇ ਹਨ, ਜਿਨ੍ਹਾਂ ਦੀ ਰਾਹੀਂ ਉਹ ਆਪਣੇ 'ਇਸ਼ਟ-ਦੇਵ' ਨੂੰ ਵੱਸ ਵਿਚ ਲਿਆਉਣ ਦਾ ਜਤਨ ਕਰਦੇ ਹਨ : (੧) ਉਸ ਦੇਵਤੇ ਦੇ ਸੁਭਾਵ-ਅਨੁਸਾਰ ਉਸ ਨੂੰ ਭੁਸ਼ ਕਰਨ ਵਾਲੇ ਕੁਝ ਲਛਜ਼ਾਂ ਦੀ ਇਕ 'ਤੁਕ' ਨੂੰ ਮੁੜ ਮੁੜ ਪੜ੍ਹਨਾ, ਇਸ ਨੂੰ 'ਮੰਤ੍ਰ' ਕਿਹਾ ਜਾਂਦਾ ਹੈ। (੨) ਪੱਤਰ ਜਾਂ ਕਾਗਜ਼ ਆਦਿਕ ਉਤੇ ਉਸ 'ਇਸ਼ਟ-ਦੇਵ' ਨਾਲ ਸੰਬੰਧ ਰੱਖਣ ਵਾਲੇ ਕੁਝ ਅੱਖਰ ਜਾਂ ਹਿਨਸੇ ਲਿਖ ਕੇ ਉਸ 'ਤਵੀਤ' ਨੂੰ ਆਪਣੇ ਪਾਸ ਰਖਣਾ, ਇਸ ਨੂੰ 'ਜੰਤ੍ਰ' ਕਹਿੰਦੇ ਹਨ। (੩) ਉਸ 'ਇਸ਼ਟ-ਦੇਵ' ਨੂੰ ਭੁਸ਼ ਕਰਨ ਲਈ ਕੋਈ ਖਾਸ ਰਸਮਾਂ ਕਰਨੀਆਂ, ਜਿਵੇਂ ਭੂਤਾਂ ਨੂੰ ਵੱਸ ਕਰਨ ਵਾਲੇ ਮੜ੍ਹੀਆਂ ਜਾਂ ਕਬਰਾਂ ਵਿਚ ਜਾ ਕੇ ਦੁੱਧ ਜਾਂ ਹੋਰ ਚੀਜ਼ਾਂ ਕਈ ਤਰੀਕਿਆਂ ਨਾਲ ਉਹਨਾਂ ਨੂੰ ਭੇਟ ਕਰਦੇ ਹਨ, ਇਸ ਨੂੰ 'ਤੰਤ੍ਰ' ਕਹੀਦਾ ਹੈ। (ਇਸ਼ਟ—ਸਭ ਤੋਂ ਪਿਆਰਾ ਦੇਵਤਾ)

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੇਰਾ ਨਾਮ ਹੀ ਮੇਰੇ ਲਈ ਸਭ ਤੋਂ ਵੱਡਾ 'ਮੰਤ੍ਰ' ਹੈ ਅਤੇ ਸਭ ਤੋਂ ਵੱਡਾ 'ਜੰਤ੍ਰ' ਹੈ ਅਤੇ ਸਭ ਤੋਂ ਵਧੀਆ 'ਤੰਤ੍ਰ' ਹੈ। ਹੇ ਪ੍ਰਭੂ ! ਤੂੰ ਹੀ ਮੇਰਾ ਸਭ ਤੋਂ ਪਿਆਰਾ ਦੇਵਤਾ ਹੈਂ ॥੫੯॥

ਸਦਾ ਸੱਚਿਦਾਨੰਦ ਸਰਬੰ ਪ੍ਰਣਾਸੀ ॥
ਅਨੁਪੇ ਸਰੂਪੇ ਸਮਸਤੁਲ ਨਿਵਾਸੀ ॥੫੮॥

ਪਦ ਅਰਥ : ਸੱਚਿਦਾਨੰਦ—ਸਤ + ਚਿਤ + ਆਨੰਦ। ਸਤ—ਹਸਤੀ ਵਾਲਾ, ਸੱਚ-ਮੁੱਚ ਮੌਜੂਦ। ਚਿਤ—(intelligence) ਸਮਝ ਗਿਆਨ ਰੂਪ। ਆਨੰਦ—ਖੁਸ਼ੀ, ਖਿੜਾਉ। ਸਰਬ—ਸਾਰੇ। ਪ੍ਰਣਾਸੀ—ਨਾਸ ਕਰਨ ਵਾਲਾ। ਅਨੁਪ—ਅਨ + ਉਪ। ਉਪ—ਉਪਮਾ, ਟਾਕਰਾ, ਬਰਾਬਰੀ। ਅਨੁਪ—ਜਿਸ ਦੇ ਟਾਕਰੇ ਦਾ ਹੋਰ ਕੋਈ ਨਹੀਂ। ਸਮਸਤ—ਸਾਰੇ।

ਅਰਥ : ਹੇ ਪ੍ਰਭੂ ! ਤੂ ਸਦਾ ਮੌਜੂਦ ਹੈ, ਚੇਤਨ ਹੈਂ, ਤੂ ਸਭ ਜੀਵਾਂ ਦਾ ਨਾਸ ਕਰਨ ਵਾਲਾ ਹੈਂ; ਤੇਰਾ ਸਰੂਪ ਐਸਾ ਹੈ ਕਿ ਜਿਸ ਦੀ ਬਰਾਬਰੀ ਦਾ ਹੋਰ ਕੋਈ ਨਹੀਂ; ਤੂ ਸਭ ਜੀਵਾਂ ਵਿਚ ਟਿਕਿਆ ਹੋਇਆ ਹੈਂ ॥੫੮॥

ਸਦਾ ਸਿੱਧਿ-ਦਾ ਬੁਧਿ-ਦਾ ਬੁੱਧਿ ਕਰਤਾ ॥
ਅਧੇ ਉਰਧਾ ਅਰਧੇ ਅਘੰ ਓਘ ਹਰਤਾ ॥੫੯॥

ਪਦ ਅਰਥ : ਸਿੱਧਿਦਾ—(ਦਾ—ਦੇਣਾ) ਕਾਮਯਾਬੀ ਦੇਣ ਵਾਲਾ, ਸਫਲਤਾ ਬਖਸ਼ਣ ਵਾਲਾ। ਸਿੱਧਿ—ਆਤਮਕ ਤਾਕਤ, ਕਰਾਮਾਲ ਵਿਖਾਣ ਦੀ ਸਮਰੱਥਾ, ਸਫਲਤਾ। (ਨੋਟ : ਕੇਖੇ ਛੰਦ ਨੰ: ੫੧। ਲੜ੍ਹਜ਼ ‘ਸਿੱਧ’ ਅਤੇ ‘ਸਿੱਧਿ’ ਵਿਚ ਛੱਕ ਪਛਾਣਣ ਦੀ ਖਾਸ ਲੋੜ ਹੈ; ਸਿੱਧ—ਉਹ ਮਨੁੱਖ ਜੋ ਅੱਠ ਆਤਮਕ ਤਾਕਤਾਂ ਹਾਸਲ ਕਰ ਚੁਕਿਆ ਹੈ; ਸਿੱਧਿ—ਆਤਮਕ ਤਾਕਤ)। ਬੁਧਿ-ਦਾ—ਬੁਧਿ ਦੇਣ ਵਾਲਾ। ਬੁੱਧਿ—ਅਕਲ। ਬੁੱਧਿ—ਤਰੱਕੀ, ਉੱਨਤੀ। ਕਰਤਾ—ਕਰਨ ਵਾਲਾ। ਅਧੇ—(In the lower region) ਪਾਤਾਲ। ਉਰਧਾ—(upwards, above) ਉਤਾਂਹ, ਅਕਾਸ਼ ਵਿਚ। ਅਰਧ—(half) ਅੱਧ ਵਿਚ, ਵਿਚਕਾਰ। ਅਘ—ਪਾਪ। ਓਘ—ਛੇਰ, ਸਮੂਹ। ਹਰਤਾ—ਨਾਸ ਕਰਨ ਵਾਲਾ। ਅਘੰ ਓਘ—ਪਾਪਾਂ ਦੇ ਚੇਰ, ਬੇਅੰਤ ਪਾਪ।

ਅਰਥ : ਹੇ ਪ੍ਰਭੂ ! ਤੂ ਹੀ ਆਤਮਕ ਤਾਕਤਾਂ ਦੇਣ ਵਾਲਾ ਹੈਂ, ਤੂ ਹੀ (ਜੀਵਾਂ ਨੂੰ) ਸਮਝ ਬਖਸ਼ਦਾ ਹੈਂ ਅਤੇ ਤੂ ਹੀ (ਜੀਵਾਂ ਨੂੰ) ਉੱਨਤੀ ਦੇਣ ਵਾਲਾ ਹੈਂ। ਪਾਤਾਲ ਵਿਚ, ਅਕਾਸ਼ ਵਿਚ, ਵਿਚਕਾਰ (ਹਰ ਥਾਂ ਮੌਜੂਦ ਹੈਂ), ਤੂ ਜੀਵਾਂ ਦੇ ਬੇਅੰਤ ਪਾਪ ਨਾਸ ਕਰਨ ਵਾਲਾ ਹੈਂ ॥੫੯॥

ਪਰੰ ਪਰਮ ਪਰਮੇਸੂਰੰ ਪ੍ਰੇਣ ਪਾਲੰ ॥
ਸਦਾ ਸਰਬਦਾ ਸਿੱਧਿ ਦਾਤਾ ਦਯਾਲੰ ॥੬੦॥

ਪਦ ਅਰਥ : ਪਰਮੇਸੂਰ—ਪਰਮ + ਈਸ਼ੂਰ, ਸਭ ਤੋਂ ਵੱਡਾ ਮਾਲਕ।
ਪ੍ਰੇਣ—(ਸੰ: ਪਰੋਖਜ), (beyond the range of sight) ਨਜ਼ਰੋਂ ਓਹਲੇ।
ਸਰਬਦਾ—ਸਦਾ। ਸਿੱਧਿ ਦਾਤਾ—ਆਤਮਕ ਤਾਕਤਾਂ ਦੇਣ ਵਾਲਾ।
ਦਯਾਲ—ਦਇਆ ਦਾ ਘਰ।

ਅਰਥ : ਹੇ ਪ੍ਰਭੂ ! ਤੂੰ ਵੱਡਾ ਮਾਲਕ ਹੈਂ, ਜੀਵਾਂ ਦੀਆਂ ਨਜ਼ਰਾਂ ਤੋਂ
ਓਹਲੇ ਰਹਿ ਕੇ ਤੂੰ (ਜੀਵਾਂ ਦੀ) ਪਾਲਣਾ ਕਰ ਰਿਹਾ ਹੈਂ, ਤੂੰ ਸਦਾ (ਜੀਵਾਂ
ਨੂੰ) ਸਿੱਧੀਆਂ ਦੇਣ ਵਾਲਾ ਹੈਂ ਅਤੇ ਦਇਆ ਦਾ ਘਰ ਹੈਂ ॥੬੦॥

ਅਛੇਦੀ ਅਭੇਦੀ ਅਨਾਮੰ ਅਕਾਮੰ ॥
ਸਮਸਤੋ ਪਰਾਜੀ ਸਮਸਤਸਤੁ ਧਾਮੰ ॥੬੧॥

ਪਦ ਅਰਥ : ਅਛੇਦ—ਅ + ਛੇਦ, ਨਾ ਟੁੱਟਣ ਵਾਲਾ। ਅਭੇਦ—
ਅ + ਭੇਦ, ਨਾ ਭੱਜਣ ਵਾਲਾ। ਭੇਦ—ਚੋਟ, ਜ਼ਖਮ, ਸੱਟ, ਤੋੜਨਾ। ਅਨਾਮ—
ਅ + ਨਾਮ, ਜਿਸ ਦਾ ਕੋਈ ਇਕ ਨਾਮ ਨਹੀਂ। ਅਕਾਮ—ਅ + ਕਾਮ, ਜਿਸ
ਨੂੰ ਕੋਈ ਕਾਮਨਾ ਨਹੀਂ। ਸਮਸਤ—ਸਾਰੇ। ਪਰਾਜੀ—ਜਿੱਤ ਹਾਸਲ ਕਰਨ
ਵਾਲਾ। ਪਰਾਜਯ—ਛਤਹ, ਜਿੱਤ। ਸਮਸਤਸਤੁ—ਸਮਸਤ + ਆਸਤ। ਸਮਸਤ—
ਸਾਰੇ। ਆਸਤ—ਹੈ। ਧਾਮ—ਘਰ, ਟਿਕਾਣਾ।

ਅਰਥ : ਹੇ ਪ੍ਰਭੂ ! ਤੈਨੂੰ ਨਾ ਕੋਈ ਤੋੜ ਸਕਦਾ ਹੈ, ਨਾ ਕੋਈ ਭੰਨ ਸਕਦਾ
ਹੈ, ਤੇਰਾ ਕੋਈ ਇਕ ਨਾਮ ਨਹੀਂ ਹੈ, ਤੈਨੂੰ ਕੋਈ ਕਾਮਨਾ ਪੋਹ ਨਹੀਂ ਸਕਦੀ।
ਤੂੰ ਸਭ ਜੀਵਾਂ ਨੂੰ ਜਿੱਤਣ ਵਾਲਾ ਹੈਂ ਅਤੇ ਸਭ ਜੀਵਾਂ ਵਿਚ ਤੇਰਾ ਨਿਵਾਸ
ਹੈ ॥੬੧॥

ਤੇਰਾ ਜੋਰ ॥ ਚਾਚਰੀ ਛੰਦ ॥
ਜਲੇ ਹੈਂ ॥ ਬਲੇ ਹੈਂ ॥ ਅਭੀਤ ਹੈਂ ॥ ਅਭੇ ਹੈਂ ॥੬੨॥

ਪਦ ਅਰਥ : ਅਭੀਤ—ਜੋ ਕਿਸੇ ਤੋਂ ਨਾ ਭਰੇ। ਭੀਤ—ਭਰਿਆ
ਹੋਇਆ। ਅਭੇ—ਭੇਦ-ਰਹਿਤ, ਜਿਸ ਦਾ ਕੋਈ ਭੇਦ ਨਾ ਪਾ ਸਕੇ।

ਅਰਥ : ਹੇ ਪ੍ਰਭੂ ! ਤੁੰ ਜਲ ਕਿਚ ਹੈਂ, ਥਲ ਵਿਚ ਹੈਂ, ਤੈਨੂੰ ਕਿਸੇ ਤੋਂ
ਡਰ ਨਹੀਂ, ਤੇਰਾ ਕੋਈ ਭੇਦ ਨਹੀਂ ਪਾ ਸਕਦਾ ॥੬੨॥

ਪ੍ਰਭੂ ਹੈਂ॥ ਅਜੂ ਹੈਂ॥ ਅਦੇਸ਼ ਹੈਂ॥ ਅਭੇਸ਼ ਹੈਂ॥

ਪਦ ਅਰਥ : ਭੂ—ਹੋਣਾ, ਹੋਂਦ ਵਿਚ ਆਉਣਾ, ਜਨਮ ਲੈਣਾ।
ਪ੍ਰਭੂ—(ਪ੍ਰ + ਭੂ) ਤਕਤਾ ਹੋਣਾ, ਹੁਕਮ ਹਾਸਲ ਹੋਣਾ। ਪ੍ਰਭੂ—(Lord,
Master) ਹਾਕਮ, ਮਾਲਕ। ਅਜੂ—ਅ + ਜੂ, ਅਚੱਲ। ਅਦੇਸ਼—ਅ + ਦੇਸ਼,
ਦੇਸ਼ ਰਹਿਤ। ਅਭੇਸ਼—ਅ + ਭੇਸ਼, ਵੇਸ਼ ਰਹਿਤ।

ਅਰਥ : ਤੁੰ ਸਭ ਦਾ ਮਾਲਕ ਹੈਂ, ਤੈਨੂੰ ਕੋਈ ਹਿਲਾ ਨਹੀਂ ਸਕਦਾ;
ਤੇਰਾ ਕੋਈ ਇਕ ਦੇਸ਼ ਨਹੀਂ, ਕੋਈ ਇਕ ਪਹਿਰਾਵਾ ਨਹੀਂ ॥੬੩॥

ਭੁਜੰਗ ਪ੍ਰਯਾਤ ਛੰਦ ॥

ਅਗਾਧੇ ਅਬਾਧੇ॥ ਅਨੰਦੀ ਪ੍ਰਸੁਪੇ॥
ਨਮੇ ਸਰਬ ਮਾਨੇ॥ ਸਮਸਤੀ ਨਿਧਾਨੇ॥

ਪਦ ਅਰਥ : ਅਗਾਧ—ਅਬਾਹ। ਅਬਾਧ—ਜਿਸ ਨੂੰ ਕੋਈ ਰੋਕ ਨਾ
ਸਕੇ। ਬਾਧ—੧. ਸਤਾਣਾ, ਦੁੱਖ ਦੇਣਾ, ੨. ਟਾਕਰਾ ਕਰਨਾ, ਰੋਕ ਪਾਣੀ।
ਬਾਧਾ—੧. ਦੁੱਖ, ਪੀੜਾ, ੨. ਰੋਕ, ਟਾਕਰਾ। ਸਰਬ ਮਾਨ—ਸਾਰੇ ਜੀਵ ਜਿਸ
ਦਾ ਆਦਰ ਕਰਦੇ ਹਨ। ਨਿਧਾਨ—ਖੜਾਨਾ। ਸਮਸਤ—ਸਾਰੇ (ਗੁਣ ਤੇ
ਪਦਾਰਥ)।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੁੰ ਅਬਾਹ ਹੈਂ, ਤੇਰੇ ਰਾਹ ਵਿਚ
ਕੋਈ ਰੋਕ ਨਹੀਂ ਪਾ ਸਕਦਾ, ਤੁੰ ਅਨੰਦ-ਰੂਪ ਹੈ (ਭਾਵ, ਅਨੰਦ ਹੀ ਤੇਰਾ
ਸਰੂਪ ਹੈ, ਤੁੰ ਸਦਾ ਹੀ ਖਿੜਿਆ ਰਹਿੰਦਾ ਹੈ)। ਸਭ ਜੀਵ ਤੈਨੂੰ ਨਿਉਂਦੇ ਹਨ,
ਤੁੰ ਸਭ (ਗੁਣਾਂ ਤੇ ਪਦਾਰਥਾਂ) ਦਾ ਖੜਾਨਾ ਹੈਂ ॥੬੪॥

ਨਮਸਤ੍ਰੰ ਨਿਨਾਬੇ॥ ਨਮਸਤ੍ਰੰ ਪ੍ਰਮਾਬੇ॥
ਨਮਸਤ੍ਰੰ ਅਰੰਜੇ॥ ਨਮਸਤ੍ਰੰ ਅਡੰਜੇ॥

ਪਦ ਅਰਥ : ਨਮਸਤ੍ਰੰ—ਨਮਸ + ਤ੍ਰੰ, ਨਮਸ + ਤ੍ਰਾ, ਤੈਨੂੰ ਨਮਸਕਾਰ
ਹੈ। ਨਿਨਾਬ—ਨਿਰ + ਨਾਬ, ਜਿਸ ਦਾ ਹੋਰ ਕੋਈ ਖਸਮ ਨਹੀਂ। ਪ੍ਰਮਾਬ—ਸਭ

ਦਾ ਨਾਸ ਕਰਨ ਵਾਲਾ (ਵੇਖੋ ਨੰ: ੧੪੬)। ਅਰੰਜ—ਅਜਿੱਤ। ਅਭੰਜ—
ਅ + ਭੰਜ , ਜੋ ਤੋਤਿਆ ਨਾ ਜਾ ਸਕੇ (ਵੇਖੋ ਨੰ: ੮)।

ਅਰਬ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੇਰਾ ਕੋਈ ਹੋਰ ਖਸਮ ਨਹੀਂ।
ਤੂੰ ਸਭ ਦਾ ਨਾਸ ਕਰਨ ਵਾਲਾ ਹੈਂ; ਨਾ ਤੈਥੋਂ ਕੋਈ ਕਿਸੇ ਗੱਲੇ ਅੱਗੇ ਵਧ
ਸਕਦਾ ਹੈ, ਨਾ ਤੈਨੂੰ ਕੋਈ ਭੰਨ-ਤੇੜ ਸਕਦਾ ਹੈ॥੯੫॥

ਨਮਸਦੁੰ ਅਕਾਲੇ ॥ ਨਮਸਦੁੰ ਅਪਾਲੇ ॥
ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੯੬॥

ਪਦ ਅਰਬ : ਅਕਾਲ—ਕਾਲ-ਰਹਿਤ। ਅਪਾਲ—ਅ + ਪਾਲ, ਜਿਸ ਨੂੰ
ਕਿਸੇ ਪਾਸੋਂ ਰਾਖੀ ਦੀ ਲੋੜ ਨਹੀਂ।

ਅਰਬ : ਹੇ ਪ੍ਰਭੂ ! ਤੈਨੂੰ ਸਾਡੀ ਨਮਸਕਾਰ ਹੈ; ਤੈਨੂੰ ਮੌਤ ਪੋਹ ਨਹੀਂ
ਸਕਦੀ, (ਸੋ) ਤੈਨੂੰ ਕਿਸੇ ਰਾਖੇ ਦੀ ਲੋੜ ਨਹੀਂ। ਹੇ ਪ੍ਰਭੂ ! ਤੈਨੂੰ ਨਮਸਕਾਰ ਹੈ,
ਤੂੰ ਸਭ ਦੇਸਾਂ ਵਿਚ ਮੈਜ਼ੂਦ ਹੈਂ; (ਜੀਵਾਂ ਦੇ ਸਾਰੇ ਪਹਿਰਾਵੇ) ਸਾਰੇ ਤੇਰੇ ਹੀ
ਪਹਿਰਾਵੇ ਹਨ॥੯੬॥

ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥
ਨਮੋ ਬਾਹ ਬਾਹੇ ॥ ਨਮੋ ਮਾਹ ਮਾਹੇ ॥੯੭॥

ਪਦ ਅਰਬ : ਸਾਜ—ਰਚਨਾ, ਸਿਸ਼ਟੀ। ਸਾਜ-ਸਾਜ—ਸਾਜ ਦਾ
ਸਾਜਣ ਵਾਲਾ, ਰਚਨਾ ਦਾ ਰਚਣ ਵਾਲਾ। ਮਾਹ—ਚੰਦਮਾ।

ਅਰਬ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੂੰ ਰਾਜਿਆਂ ਦਾ ਰਾਜਾ ਹੈਂ,
ਸਾਰੀ ਸਿਸ਼ਟੀ ਦਾ ਪੈਦਾ ਕਰਨ ਵਾਲਾ ਹੈਂ; ਤੂੰ ਪਾਤਸ਼ਾਹਾਂ ਦਾ ਪਾਤਸ਼ਾਹ ਹੈਂ
ਅਤੇ ਚੰਦਮਾ ਦਾ ਚੰਦਮਾ ਹੈਂ (ਭਾਵ, ਚੰਦਮਾ ਨੂੰ ਕੌਮਲ ਚਾਨਣੀ ਦੇਣ ਵਾਲਾ
ਤੂੰ ਹੀ ਹੈਂ)॥੯੭॥

ਨਮੋ ਗੀਤ ਗੀਤੇ ॥ ਨਮੋ ਪ੍ਰੀਤ ਪ੍ਰੀਤੇ ॥
ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੯੮॥

ਪਦ ਅਰਬ : ਗੀਤ ਗੀਤੇ—ਗੀਤ ਦਾ ਗੀਤ, ਮਹਾਨ ਸੁੰਦਰ ਗੀਤ
(ਵੇਖੋ ਛੰਦ ਨੰ: ੪੭)। ਪ੍ਰੀਤ-ਪ੍ਰੀਤ—ਪਿਆਰ ਦਾ ਪਿਆਰ, ਮਹਾਨ ਉੱਚਾ

ਪਿਆਰ। ਰੋਖ—ਰੋਸ, ਗੁੱਸਾ, ਕ੍ਰੋਪ। ਰੋਖ-ਰੋਖ—ਰੋਸ ਦਾ ਰੋਸ, ਭਿਆਨਕ ਰੋਸ, ਭਿਆਨਕ ਕ੍ਰੋਪ-ਰੂਪ। ਸੋਖ—ਸੁੱਕ, ਸੋਕਾ। ਸੋਖ-ਸੋਖ—ਸੋਕੇ ਦਾ ਸੋਕਾ, ਮਹਾਨ ਵੱਡਾ ਸੋਕਾ।

ਅਰਥ : ਹੇ ਪ੍ਰਭੂ! ਤੈਨੂੰ ਸਾਡੀ ਨਮਸਕਾਰ ਹੈ; ਤੂੰ ਇਕ ਮਹਾਨ ਸੁੰਦਰ ਗੀਤ ਰੂਪ ਹੈਂ (ਜੋ ਸਾਰੇ ਜੀਵਾਂ ਨੂੰ ਮੇਹਰਿਹਾ ਹੈ), ਤੂੰ ਇਕ ਮਹਾਨ ਉੱਚਾ ਪਿਆਰ-ਰੂਪ ਹੈਂ (ਜੋ ਸਾਰੇ ਜਗਤ ਨੂੰ ਪਾਸ਼ ਲਿਹਾ ਹੈ), ਤੂੰ ਮਹਾਨ ਭਿਆਨਕ ਕ੍ਰੋਪ-ਰੂਪ (ਭੀ) ਹੈਂ (ਕਿ ਸਾਰੀ ਸਿੱਖਟੀ ਤੇਰੇ ਭਰ ਵਿਚ ਚੱਲ ਰਹੀ ਹੈ), ਤੂੰ ਮਹਾਨ ਵੱਡਾ ਸੋਕਾ (ਭੀ) ਹੈਂ (ਕਿ ਸਾਰੇ ਜਗਤ ਨੂੰ ਨਾਮ ਕਰਦਾ ਭੀ ਹੈਂ)॥੬੮॥

ਨਮੇ ਸਰਬ ਰੋਗੇ ॥ ਨਮੇ ਸਰਬ ਭੋਗੇ ॥
ਨਮੇ ਸਰਬ ਜੀਤੇ ॥ ਨਮੇ ਸਰਬ ਭੀਤੇ ॥੬੯॥

ਪਦ ਅਰਥ : ਸਰਬ-ਜੀਤ—ਸਭ ਨੂੰ ਜਿੱਤਣ ਵਾਲਾ। ਸਰਬ ਭੀਤ—ਜਿਸ ਤੋਂ ਸਾਰੇ ਡਰਦੇ ਹਨ। ਰੋਗ—ਦੁੱਖ ਮੌਤ ਦਾ ਕਾਰਨ। ਸਰਬ ਛੋਗ—ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਪਦਾਰਥਾਂ ਨੂੰ ਭੋਗਣ ਵਾਲਾ।

ਅਰਥ : ਹੇ ਪ੍ਰਭੂ! ਤੈਨੂੰ ਸਾਡੀ ਨਮਸਕਾਰ ਹੈ; ਤੂੰ ਸਭ ਜੀਵਾਂ ਦੀ ਮੌਤ ਦਾ ਕਾਰਨ ਹੈਂ, ਤੂੰ ਸਭ ਜੀਵਾਂ ਵਿਚ ਬੈਠ ਕੇ ਜਗਤ ਦੇ ਸਾਰੇ ਪਦਾਰਥ ਭੋਗ ਰਿਹਾ ਹੈਂ। ਹੇ ਪ੍ਰਭੂ! ਤੈਨੂੰ ਨਮਸਕਾਰ ਹੈ; ਤੂੰ ਸਭ ਨੂੰ ਜਿੱਤਣ ਵਾਲਾ ਹੈਂ, ਸਭ ਜੀਵ ਤੈਬੋਂ ਡਰਦੇ ਹਨ॥੬੯॥

ਨਮੇ ਸਰਬ ਗਿਆਨੇ ॥ ਨਮੇ ਪਰਮ ਤਾਨੇ ॥
ਨਮੇ ਸਰਬ ਮੰਦੇ ॥ ਨਮੇ ਸਰਬ ਜੰਦੇ ॥੭੦॥

ਪਦ ਅਰਥ : ਸਰਬ-ਗਿਆਨ—ਜਿਸ ਨੂੰ ਸਭ (ਜੀਵਾਂ ਦੇ ਦਿਲ ਦਾ) ਗਿਆਨ ਹੈ; ਜੋ ਸਭ ਦੇ ਦਿਲ ਦੀ ਜਾਣਦਾ ਹੈ, ਸਰਬੋਗ। ਤਾਨ—(expance, extension) ਖਿਲਾਰ। ਪਰਮ ਤਾਨ—ਸਭ ਤੋਂ ਵੱਡੇ ਖਿਲਾਰ ਵਾਲਾ। ਸਰਬ-ਮੰਦ—ਸਭ ਨੂੰ ਵੱਸ ਕਰਨ ਵਾਲਾ ਸਾਧਨ (ਵੇਖੋ ਛੰਦ ਨੰ: ੫੦)।

ਅਰਥ : ਹੇ ਪ੍ਰਭੂ! ਤੈਨੂੰ ਨਮਸਕਾਰ ਹੈ; ਤੂੰ ਸਭ ਜੀਵਾਂ ਦੇ ਦਿਲ ਦੀ ਜਾਣਦਾ ਹੈਂ, ਤੂੰ (ਜਗਤ-ਰੂਪ) ਵੱਡੇ ਖਿਲਾਰ ਵਾਲਾ ਹੈਂ। ਤੂੰ ਹੀ (ਭਾਵ, ਤੇਰਾ ਹੀ ਨਾਮ) ਸਭ ਨੂੰ ਵੱਸ ਕਰਨ ਵਾਲਾ ਸਾਧਨ ਹੈਂ॥੭੦॥

ਨਮੋ ਸਰਬ ਦਿਸੰ ॥ ਨਮੋ ਸਰਬ ਕ੍ਰਿਸੰ ॥
ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੧੧॥

ਪਦ ਅਰਥ : ਦਿਸ—ਜਦੋਂ ਇਹ ਲਫਜ਼ ਕਿਸੇ ‘ਸਮਾਸ’ ਦੇ ਅਖੀਰ ਵਿਚ ਵਰਤਿਆ ਜਾਏ, ਤਾਂ ਇਸ ਦਾ ਅਰਥ ਹੁੰਦਾ ਹੈ ‘ਵੇਖਣ ਵਾਲਾ, ਧਿਆਨ ਰੱਖਣ ਵਾਲਾ’। ਸਰਬ ਦਿਸ—(surveying all, superintending all) ਸਭ ਦਾ ਧਿਆਨ ਰੱਖਣ ਵਾਲਾ। ਕ੍ਰਿਸ—(to drog towards oneself to attract) ਆਪਣੇ ਵਲ ਖਿੱਚਣਾ। ਸਰਬ-ਕ੍ਰਿਸ—ਸਭ ਨੂੰ ਆਪਣੇ ਵਲ ਖਿੱਚਣ ਵਾਲਾ। ਤ੍ਰਿਭੰਗੀ—ਤਿੰਨ ਭਵਨਾਂ ਦਾ ਨਾਸ ਕਰਨ ਵਾਲਾ (ਵੇਖੋ ਛੰਦ ਨੰ: ੧੮੮)। ਅਨੰਗ—ਅਨ + ਅੰਗਾ, ਅੰਗਾ ਰਹਿਤ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੂੰ ਸਭ ਜੀਵਾਂ ਦਾ ਧਿਆਨ ਰੱਖਣ ਵਾਲਾ ਹੈ, ਤੂੰ ਸਭ ਜੀਵਾਂ ਨੂੰ ਆਪਣੇ ਵਲ ਖਿੱਚਣ ਵਾਲਾ ਹੈਂ, ਤੂੰ ਹਰੇਕ ਰੰਗ ਵਿਚ ਮੌਜੂਦ ਹੈ, ਤਿੰਨਾਂ ਹੀ ਭਵਨਾਂ ਦਾ ਨਾਸ ਕਰਨ ਵਾਲਾ ਹੈਂ, (ਜੀਵਾਂ ਦੇ ਸਰੀਰਾਂ ਵਰਗਾ) ਤੇਰਾ ਕੋਈ ਸਰੀਰ ਨਹੀਂ ਹੈ ॥੧੧॥

ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥
ਅਖਿੱਜੇ ਅਭਿੱਜੇ ॥ ਸਮਸਤੰ ਪ੍ਰਸਿੱਜੇ ॥੧੨॥

ਪਦ ਅਰਥ : ਜੀਵ—੧. ਪ੍ਰਾਣੀ, ੨. ਪ੍ਰਾਣ, ਆਤਮਾ, ਜਿੰਦ। ਜੀਵ—ਜੀਵਾਂ ਦਾ ਜੀਵ, ਜੀਵਾਂ ਦੀ ਜਿੰਦ। ਬੀਜ ਬੀਜ—ਬੀਜ ਦਾ ਅਸਲ ਮੁੱਢ, ਮੂਲ ਕਾਰਨ। ਖਿਦਿ—(to afflict, strike, press down) ਦਬਾਅ ਪਾਣਾ, ਦੁੱਖ ਦੇਣਾ। ਖਿਦਜ—ਜਿਸ ਉਤੇ ਦਬਾਅ ਪਾਇਆ ਜਾ ਸਕੇ। ਅਖਿੱਜ—(ਸੰ: ਅਖਿਦਜ) ਜਿਸ ਉਤੇ ਦਬਾਅ ਨਾ ਪਾਇਆ ਜਾ ਸਕੇ, ਜਿਸ ਨੂੰ ਦੁੱਖ ਨਾ ਦਿਤਾ ਜਾ ਸਕੇ। ਭਿਦ—ਤੇੜਨਾ, ਟੋਟੇ ਕਰਨੇ। ਭਿਦਯ—ਜਿਸ ਨੂੰ ਤੋੜਿਆ ਜਾ ਸਕੇ। ਅਭਿੱਜ—(ਸੰ: ਅਭਿਦਜ) ਜਿਸ ਦੀਆਂ ਵੰਡੀਆਂ ਨਾ ਪਾਈਆਂ ਜਾ ਸਕਣ। ਪ੍ਰਸਿੱਜੇ—(ਸੰ: ਪ੍ਰਸੀਦੈ) ਪ੍ਰਸੰਨ ਕਰਦਾ ਹੈ, ਸਭ ਉਤੇ ਬਖਸ਼ਸ਼ਾਂ ਕਰਦਾ ਹੈ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੂੰ ਸਭ ਜੀਵਾਂ ਦੀ ਜਿੰਦ ਹੈਂ, ਤੂੰ ਸਭ ਦਾ ਮੂਲ ਕਾਰਨ ਹੈਂ, ਤੈਨੂੰ ਕੋਈ ਦੁੱਖ ਨਹੀਂ ਦੇ ਸਕਦਾ, ਤੇਰੀਆਂ ਕੋਈ ਵੰਡੀਆਂ ਨਹੀਂ ਪਾ ਸਕਦਾ, ਤੂੰ ਸਭ ਜੀਵਾਂ ਉਤੇ ਬਖਸ਼ਸ਼ਾਂ ਕਰਨ ਵਾਲਾ ਹੈਂ ॥੧੨॥

ਕ੍ਰਿਪਾਲੁ ਸ਼੍ਰੂਪੇ ਬੁਕਰਮੰ ਪ੍ਰਣਾਸੀ ॥
ਸਦਾ ਸਰਬਦਾ ਰਿੱਧਿ ਸਿੱਧੀ ਨਿਵਾਸੀ ॥੧੩॥

ਪਦ ਅਰਥ : ਕ੍ਰਿਪਾਲ—ਕ੍ਰਿਪਾ+ਆਲਯ, ਕਿਰਪਾ ਦਾ ਘਰ। ਸ਼੍ਰੂਪ—
 ਸ਼ਕਲ, ਹਸਤੀ। ਬੁਕਰਮ—ਮੰਦੇ ਕੰਮ, ਬਦੀਆਂ। ਪ੍ਰਣਾਸੀ—ਨਾਸ ਕਰਨ
 ਵਾਲਾ। ਸਰਬਦਾ—ਸਦਾ। ਰਿੱਧਿ—ਆਤਮਕ ਤਾਕਤ। ਸਿੱਧੀ—ਉਤਸੁਕ
 ਤਾਕਤਾਂ, ਜੋ ਜੋਗੀ ਲੋਕ ਸਮਾਣੀ ਰਾਹੀਂ ਹਾਸਲ ਕਰਦੇ ਸਨ।

ਅਰਥ : ਹੇ ਪ੍ਰਭੂ ! ਤੇਰਾ ਵਜੂਦ ਹੀ ਐਸਾ ਹੈ ਕਿ ਉਹ ਕਿਰਪਾ ਦਾ
 ਘਰ ਹੈ, ਤੂੰ ਬਦੀਆਂ ਦਾ ਨਾਸ ਕਰਨ ਵਾਲਾ ਹੈ। ਸਦਾ ਹੀ ਰਿੱਧੀਆਂ ਤੇ
 ਸਿੱਧੀਆਂ ਤੇਰੇ ਵਿਚ ਹੀ ਨਿਵਾਸ ਰੱਖਦੀਆਂ ਹਨ ॥੧੩॥

ਚਰਪਟ ਛੰਦ ॥ ਢੂ ਪ੍ਰਸਾਦਿ ॥
ਅੰਮ੍ਰਿਤ ਕਰਮੇ ॥ ਅੰਬਿਤ ਧਰਮੇ ॥
ਅਖੱਲ ਜੋਗੇ ॥ ਅਚੱਲ ਭੋਗੇ ॥੧੪॥

ਪਦ ਅਰਥ : ਅੰਮ੍ਰਿਤ—(immortal, imperishable) ਅਟੱਲ,
 ਨਾ ਨਾਸ ਹੋਣ ਵਾਲਾ। ਅੰਮ੍ਰਿਤ-ਕਰਮ—ਉਹ ਜਿਸ ਦੇ ਕੀਤੇ ਕੰਮ ਅਟੱਲ ਹਨ।
 ਅੰਬਿਤ—(unchecked) ਜਿਸ ਵਿਚ ਰੋਕ ਨਾ ਪਾਈ ਜਾ ਸਕੇ।
 ਧਰਮ—ਕਾਨੂੰਨ, ਨਿਯਮ। ਵਿਤ—(to ward off, keep away,
 check) ਰੋਕਣਾ। ਏਸੇ ਹੀ ‘ਧੂ’ ਦੇ ਨਾਲ ‘ਅਗੋਤਰ’, ‘ਨਿ’ ਲਗਾਇਆਂ
 ਲਫੜ ‘ਨਿਵਾਰਨ’ ਬਣਦਾ ਹੈ। ਵਿਤ—ਬਿਤ, ਰੋਕਿਆ ਹੋਇਆ। ਅੰਬਿਤ
 ਧਰਮ—ਜਿਸ ਦੇ ਨਿਯਮਾਂ ਵਿਚ ਕੋਈ ਰੋਕ ਨਾ ਪਾਈ ਜਾ ਸਕੇ। ਅਖਲ—
 (ਸੰ: ਅਖਿਲ—whole, entire) ਸਾਰਾ, ਸਾਰੇ ਦਾ ਸਾਰਾ, ਮੁਕੰਮਲ।
 ਜੋਗ—ਮੇਲ। ਅਖਲ-ਜੋਗ—ਜਿਸ ਦਾ ਮੇਲ ਸਾਰੇ ਦੇ ਸਾਰੇ (ਜਗਤ) ਨਾਲ ਹੈ।
 ਅਚਲ—ਸਦਾ ਕਾਇਮ ਰਹਿਣ ਵਾਲਾ। ਭੁਜ—(to rule, govern) ਹੁਕਮ
 ਕਰਨਾ। ਭੋਗ—(Government) ਹੁਕੂਮਤ, ਰਾਜ। ਅਚਲ ਭੋਗ—ਉਹ
 ਜਿਸ ਦਾ ਰਾਜ ਸਦਾ ਕਾਇਮ ਰਹਿਣ ਵਾਲਾ ਹੈ।

ਅਰਥ : ਹੇ ਪ੍ਰਭੂ ! ਤੇਰੇ ਕੰਮ ਸਦਾ ਅਟੱਲ ਹਨ, ਤੇਰੇ ਕਾਨੂੰਨ ਵਿਚ
 ਕੋਈ ਰੋਕ ਨਹੀਂ ਪਾ ਸਕਦਾ। ਤੂੰ ਸਾਰੇ ਹੀ ਜਗਤ ਨਾਲ ਮਿਲਿਆ ਹੋਇਆ

ਹੈਂ, ਤੇਰਾ ਰਾਜ ਸਦਾ ਕਾਇਮ ਰਹਿਣ ਵਾਲਾ ਹੈ ॥੨੪॥

ਅਚੱਲ ਰਾਜੇ ॥ ਅਟੱਲ ਸਾਜੇ ॥
ਅਖੱਲ ਧਰਮੰ ॥ ਅਲੱਖ ਕਰਮੰ ॥੨੫॥

ਪਦ ਅਰਥ : ਸਾਜ—ਰਚਨਾ। ਧਰਮ—ਕਾਨੂੰਨ, ਨਿਯਮ। ਅਖੱਲ—ਮੁਕੰਮਲ, ਜਿਸ ਵਿਚ ਕੋਈ ਉਕਾਈ ਨਹੀਂ। ਅਲੱਖ—(having no particular marks) ਭਾਸ ਚਿੰਨ੍ਹਾਂ ਤੋਂ ਬਿਨਾ।

ਅਰਥ : ਹੇ ਪ੍ਰਭੂ! ਤੇਰਾ ਰਾਜ ਤੇ ਤੇਰੀ ਰਚਨਾ ਅਟੱਲ ਹਨ, ਤੇਰੇ ਨਿਯਮ ਮੁਕੰਮਲ ਹਨ (ਭਾਵ, ਤੇਰੇ ਨਿਯਮਾਂ ਵਿਚ ਕੋਈ ਉਕਾਈ ਨਹੀਂ, ਪਰ) ਤੇਰੇ ਕੰਮਾਂ ਦਾ ਬਹੁ ਨਹੀਂ ਪੈ ਸਕਦਾ ॥੨੫॥

ਸਰਬੰ ਦਾਤਾ ॥ ਸਰਬੰ ਗਿਆਤਾ ॥
ਸਰਬੰ ਭਾਨੇ ॥ ਸਰਬ ਮਾਨੇ ॥੨੬॥

ਪਦ ਅਰਥ : ਭਾਨ—ਸੂਰਜ, ਰੌਸ਼ਨੀ ਦੇਣ ਵਾਲਾ। ਮਾਨ—ਮਾਨਜ, ਆਦਰ-ਯੋਗ।

ਅਰਥ : ਹੇ ਪ੍ਰਭੂ! ਤੂੰ ਸਭ ਜੀਵਾਂ ਦਾ ਦਾਤਾ ਹੈਂ; ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ, ਤੂੰ ਸਭ ਨੂੰ ਰੌਸ਼ਨੀ ਦੇਣ ਵਾਲਾ ਹੈਂ ਅਤੇ ਸਭ ਜੀਵ ਤੇਰੀ ਪੂਜਾ ਕਰਦੇ ਹਨ ॥੨੬॥

ਸਰਬੰ ਪਾਣੰ ॥ ਸਰਬੰ ਝਾਣੰ ॥
ਸਰਬੰ ਭੁਗਤਾ ॥ ਸਰਬੰ ਜੁਗਤਾ ॥੨੭॥

ਪਦ ਅਰਥ : ਝਾਣ—ਛਿਟ, ਆਸਰਾ। ਭੁਗਤਾ—ਹੁਕਮ ਕਰਨ ਵਾਲਾ, ਰਾਜਾ (ਵੇਖੋ ਛੰਦ ਨੰ: ੨੪, 'ਭੋਗ')। ਜੁਗਤਾ—ਮਿਲਿਆ ਹੋਇਆ।

ਅਰਥ : ਹੇ ਪ੍ਰਭੂ! ਤੂੰ ਸਭ ਜੀਵਾਂ ਦੀ ਜਿੰਦ ਹੈਂ ਤੇ ਸਭ ਦੀ ਛਿਟ ਹੈਂ। ਸਭ ਜੀਵਾਂ ਉਤੇ ਤੇਰਾ ਹੀ ਹੁਕਮ ਚਲਦਾ ਹੈ, ਤੂੰ ਸਭ ਦੇ ਅੰਗ ਸੰਗ ਹੈਂ ॥੨੭॥

ਸਰਬੰ ਦੇਵੰ ॥ ਸਰਬੰ ਭੇਵੰ ॥
ਸਰਬੰ ਕਾਲੇ ॥ ਸਰਬੰ ਪਾਲੇ ॥੨੮॥

ਪਦ ਅਰਥ : ਦੇਵ—ਪ੍ਰਕਾਸ਼-ਰੂਪ, ਪੂਜਣ-ਯੋਗ। ਭੇਵ—ਦਿਲ ਦਾ ਭੇਤ। ਸਰਬੁੰਧ—ਸਭ ਦੇ ਦਿਲ ਦੀ ਜਾਣਨ ਵਾਲਾ।

ਅਰਥ : ਹੇ ਪ੍ਰਭੂ ! ਤੂੰ ਸਭ ਜੀਵਾਂ ਦੇ ਪੂਜਣ-ਯੋਗ ਹੈਂ, ਤੂੰ ਸਭ ਦੇ ਦਿਲ ਦਾ ਭੇਤ ਜਾਣਦਾ ਹੈਂ। ਸਭ ਦਾ ਨਾਮ ਕਰਨ ਵਾਲਾ ਹੈਂ ਅਤੇ ਸਭ ਦੀ ਰੱਖਿਆ ਭੀ ਕਰਨ ਵਾਲਾ ਹੈਂ ॥੨੮॥

ਰੂਆਲ ਛੰਦ ॥ ਜੂ ਪ੍ਰਸਾਦਿ ॥

ਆਦਿ ਰੂਪ ਅਨਾਦਿ ਮੁਰਤਿ ਅਜੈਨਿ ਪੁਰਖ ਅਪਾਰ ॥

ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥

ਸਰਬ ਪਾਲਕ ਸਰਬ ਘਾਲਕ ਸਰਬ ਕੌ ਪੁਨਿ ਕਾਲ ॥

ਜੜ੍ਹ ਤੜ੍ਹ ਬਿਰਾਜਹੀ ਅਵਧੂਤ ਰੂਪ ਰਸਾਲ ॥੨੯॥

ਪਦ ਅਰਥ : ਅਨਾਦਿ—ਅਨ + ਆਦਿ, ਜਿਸ ਦਾ ਮੁੱਢ ਨਾ ਲੱਭ ਸਕੇ। ਮਾਨ—ਮਾਨਜ, ਆਦਰ-ਯੋਗ। ਸਰਬ ਮਾਨ—ਸਭ ਜੀਵਾਂ ਦੇ ਆਦਰ-ਯੋਗ। ਤ੍ਰਿਮਾਨ—ਤ੍ਰਿ + ਮਾਨ। ਤ੍ਰਿ—ਤਿੰਨਾਂ ਲੋਕਾਂ ਦੇ ਜੀਵ। ਦੇਵ—ਪ੍ਰਕਾਸ਼-ਰੂਪ, ਚਾਨਣ-ਸਰੂਪ। ਅਭੇਵ—ਅ + ਭੇਵ, ਜਿਸ ਦਾ ਭੇਤ ਨਾ ਪਾਇਆ ਜਾ ਸਕੇ। ਉਦਾਰ—ਖੁਲ੍ਹੇ ਦਿਲ ਵਾਲਾ। ਘਾਲਕ—ਨਾਮ ਕਰਨ ਵਾਲਾ। ਪੁਨਿ—ਮੁੜ, ਫੇਰ, ਹੀ। ਕਾਲ—ਮੌਤ। ਜੜ੍ਹ ਤੜ੍ਹ—ਜਿਥੇ ਕਿਥੇ, ਹਰ ਥਾਂ। ਬਿਰਾਜਹੀ—ਤੂੰ ਮੌਜੂਦ ਹੈਂ। ਅਵਧੂਤ—ਜਿਸ ਨੇ ਮਾਇਕ ਬੰਧਨ ਪਰੇ ਹਟਾ ਦਿਤੇ ਹੋਏ ਹੋਣ। ਰਸਾਲ—ਰਸ + ਆਲਯ, ਰਸਾਂ ਦਾ ਘਰ, ਰਸਾਂ ਦਾ ਸੋਮਾ। ਪੁਰਖ—ਸਭ ਵਿਚ ਵਿਆਪਕ।

ਅਰਥ : (ਹੇ ਪ੍ਰਭੂ !) ਤੇਰੀ ਹਸਤੀ (ਸਭ ਤੋਂ) ਪਹਿਲਾਂ ਦੀ ਹੈ, ਤੇਰੇ ਸਰੂਪ ਦਾ ਮੁੱਢ ਕੋਈ ਨਹੀਂ ਦੱਸ ਸਕਦਾ, ਤੂੰ ਜੋਨਿ ਵਿਚ ਨਹੀਂ ਆਉਂਦਾ, ਸਭ ਵਿਚ ਵਿਆਪਕ ਹੈਂ ਅਤੇ ਬੇਅੰਤ ਹੈਂ।

ਸਭ ਜੀਵ ਤੇਰੇ ਅੱਗੇ ਨਿਉਂਦੇ ਹਨ, ਤ੍ਰਿਲੋਕੀ ਦੇ ਜੀਵ ਤੇਰੀ ਪੂਜਾ ਕਰਦੇ ਹਨ, ਤੂੰ ਚਾਨਣ-ਰੂਪ ਹੈਂ, ਤੇਰਾ ਕਿਸੇ ਭੇਤ ਨਹੀਂ ਪਾਇਆ, ਤੂੰ ਸਭ ਦਾ ਮੁੱਢ ਹੈਂ ਤੇ ਖੁਲ੍ਹੇ ਦਿਲ ਵਾਲਾ ਹੈਂ।

ਸਭ ਜੀਵਾਂ ਨੂੰ ਪਾਲਣ ਵਾਲਾ ਤੇ ਨਾਮ ਕਰਨ ਵਾਲਾ ਤੂੰ ਹੀ ਹੈਂ, ਤੂੰ

ਹੀ ਸਭ ਦਾ ਕਾਲ ਹੈ ।

ਹੇ ਪ੍ਰਭੂ ! ਤੂੰ ਹਰ ਥਾਂ ਮੌਜੂਦ ਹੈ, ਸਭ ਰਸਾਂ ਦਾ ਘਰ ਹੈ, ਪਰ ਤੂੰ ਆਪ
(ਸਭ ਰਸਾਂ ਦੇ ਬੰਧਨ) ਪਰੇ ਸੁੱਟੋ ਹੋਏ ਹਨ ॥੧੯॥

ਨਾਮ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥

ਆਦਿ ਪੁਰਖ ਉਦਾਰ ਮੁਰਤਿ ਅਜੈਨਿ ਆਦਿ ਅਸੇਖ ॥

ਦੇਸ ਔਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥

ਜੜ ਤੜ ਦਿਸਾ ਵਿਸਾ ਹੋਇ ਫੈਲਿਓ ਅਨੁਰਾਗ ॥੨੦॥

ਪਦ ਅਰਥ : ਠਾਮ—ਠਾਂ, ਥਾਂ । ਜਾਕਰ—ਜਾਕਹ, ਜਿਸ ਦੀ । ਰੇਖ—ਲਕੀਰ, ਨਿਸ਼ਾਨ । ਪੁਰਖ—ਸਭ ਜੀਵਾਂ ਵਿਚ ਵਿਆਪਕ । ਅਸੇਖ—ਅ + ਸੇਖ । ਸੇਖ—(anything omitted to be said) ਕੋਈ ਗੱਲ ਜੋ ਦੱਸਣੀ ਰਹਿ ਗਈ ਹੋਵੇ, ਕਮੀ, ਉਕਾਈ । ਅਸੇਖ—ਜਿਸ ਵਿਚ ਕੋਈ ਕਮੀ ਨਾ ਹੋਵੇ, ਮੁਕੰਮਲ, ਸੰਪੂਰਨ । ਜੜ ਤੜ—ਹਰ ਥਾਂ । ਦਿਸਾ ਵਿਸਾ—ਦਿਸ਼ਾ ਵਿਦਿਸ਼ਾ । ਦਿਸ਼ਾ—ਪਾਸਾ, ਤਰਫ (ਉੱਤਰ, ਦੱਖਣ, ਪੂਰਬ, ਪੱਛਮ) । ਵਿਦਿਸ਼—ਕੋਨਾ, ਨੁੱਕਰ । ਅਨੁਰਾਗ—ਪਿਆਰ । ਫੈਲਿਓ—ਫੈਲਿਆ ਹੋਇਆ ਹੈ, ਪਸਰ ਰਿਹਾ ਹੈ । ਹੋਇ ਅਨੁਰਾਗ—ਪਿਆਰ-ਰੂਪ ਹੋ ਕੇ । ਰਾਗ—ਮੋਹ ।

ਅਰਥ : (ਹੇ ਪ੍ਰਭੂ ! ਤੂੰ ਐਸਾ ਹੈ) ਜਿਸ ਦਾ ਨਾ ਕੋਈ ਇੱਕ ਨਾਮ ਹੈ, ਨਾ ਕੋਈ ਇਕ ਥਾਂ ਹੈ; ਨਾ ਰੂਪ ਹੈ, ਨਾ ਰੰਗ ਹੈ, ਨਾ ਨਿਸ਼ਾਨ ਹੈ । ਤੂੰ ਸਭ ਦਾ ਮੂਲ ਹੈ, ਸਭ ਵਿਚ ਮੌਜੂਦ ਹੈ, ਉਦਾਰਤਾ ਤੇਰਾ ਸਰੂਪ ਹੈ, ਤੂੰ ਜਨਮ ਵਿਚ ਨਹੀਂ ਆਉਂਦਾ, ਤੂੰ ਸ਼ੁਰੂ ਤੋਂ ਹੈ, ਤੇਰੇ ਸਰੂਪ ਵਿਚ ਕੋਈ ਉਕਾਈ ਨਹੀਂ । (ਹੇ ਪ੍ਰਭੂ ! ਤੂੰ ਐਸਾ ਹੈ) ਜਿਸ ਦਾ ਨਾ ਕੋਈ ਇਕ ਦੇਸ਼ ਹੈ, ਨਾ ਕੋਈ ਇਕ ਪਹਿਰਾਵਾ ਹੈ, ਨਾ ਰੂਪ ਹੈ, ਨਾ ਰੇਖ ਹੈ, ਨਾ ਹੀ ਤੈਨੂੰ ਕੋਈ ਮੋਹ ਹੈ । (ਹੇ ਪ੍ਰਭੂ !) ਹਰ ਥਾਂ, ਹਰ ਪਾਸੇ, ਹਰ ਨੁੱਕਰੇ, ਤੂੰ ਪਿਆਰ-ਰੂਪ ਹੋ ਕੇ ਪਸਰ ਰਿਹਾ ਹੈ ॥੨੦॥

ਨਾਮ ਕਾਮ ਬਿਗੀਨ ਪੇਖਤ ਧਾਮ ਹੁੰ ਨਹਿ ਜਾਹਿ ॥

ਸਰਬ ਮਾਨ, ਸਰਬਤ੍ਰ ਮਾਨ, ਸਦੈਵ ਮਾਨਤ ਤਾਹਿ ॥

ਏਕ ਮੁਰਤਿ ਅਨੇਕ-ਦਰਸਨ, ਕੀਨ ਰੂਪ ਅਨੇਕ ॥

ਖੇਲੁ ਖੇਲਿ, ਅਖੇਲੁ ਖੇਲਨਿ, ਅੰਤ ਕੋ ਫਿਰਿ ਏਕੁ ॥੨੧॥

ਪਦ ਅਰਥ : ਕਾਮ—ਇੱਛਾ, ਵਾਸ਼ਨਾ। ਬਿਹੀਨ—ਬਿਨਾ। ਪੇਖਤ—ਵੇਖੀਦਾ ਹੈ। ਧਾਮ—ਟਿਕਾਣਾ। ਹੁੰ—ਭੀ। ਜਾਹਿ—ਜਿਸ ਦਾ। ਸਰਬਦ—ਹਰ ਥਾਂ। ਸਦੈਵ—ਸਦਾ + ਏਵ, ਸੇਦਾ ਹੀ। ਮਾਨਤ—ਮੰਨਦੇ ਹਨ, ਸਿਰ ਨਿਵਾਉਂਦੇ ਹਨ। ਤਾਹਿ—ਉਸ ਨੂੰ। ਏਕ ਮੂਰਤਿ—ਇਕ-ਸਰੂਪ ਵਾਲਾ, ਇਕੋ-ਇਕ। ਅਨੇਕ ਦਰਸਨ—ਕਈ ਸਰੂਪਾਂ ਵਾਲਾ। ਖੇਲੁ—ਤਮਾਜ਼, ਖੇਡ। ਖੇਲਿ—ਖੇਲ ਕੇ, ਖੇਡ ਕੇ। ਅਖੇਲੁ—ਅ + ਖੇਲੁ, ਖੇਲ ਦਾ ਉਲਟ, ਖੇਡ ਦਾ ਨਾਸ। ਖੇਲਨਿ—(ਪ੍ਰਭੂ ਜੀ) ਖੇਡਦੇ ਹਨ। ਅੰਤ—ਆਖਰ ਨੂੰ। ਫਿਰ—ਮੁੜ।

ਅਰਥ : (ਉਹ ਐਸਾ ਪ੍ਰਭੂ ਹੈ) ਜਿਸ ਦਾ ਕੋਈ ਇਕ ਨਾਮ ਨਹੀਂ, ਜਿਸ ਨੂੰ ਕੋਈ ਵਾਸ਼ਨਾ (ਪੋਹ) ਨਹੀਂ (ਸਕਦੀ), ਜਿਸ ਦਾ ਕੋਈ ਇਕ (ਖਾਸ) ਟਿਕਾਣਾ ਭੀ ਵੇਖਣ ਵਿਚ ਨਹੀਂ ਆਉਂਦਾ। (ਉਸ ਪ੍ਰਭੂ ਨੂੰ) ਸਭ ਜੀਵ ਨਿਉਂਦੇ ਹਨ; ਹਰ ਥਾਂ ਉਸ ਦੀ ਪੂਜਾ ਹੁੰਦੀ ਹੈ, ਸਦਾ ਹੀ ਜੀਵ ਉਸ ਦੇ ਅੱਗੇ ਸਿਰ ਨਿਵਾਉਂਦੇ ਹਨ।

(ਉਹ ਪ੍ਰਭੂ) ਆਪ ਇਕ ਇਕੱਲਾ ਹੈ, (ਪਰ) ਅਨੇਕ ਸੂਰਤਾਂ ਵਿਚ ਦਿੱਸ ਰਿਹਾ ਹੈ; ਉਸ ਨੇ ਆਪਣੇ ਕਈ ਰੂਪ ਬਣਾਏ ਹਨ।

(ਪ੍ਰਭੂ ਜੀ) ਜਗਤ ਦੀ ਖੇਡ ਖੇਡ ਕੇ (ਭਾਵ, ਰਚਾ ਕੇ), ਜਗਤ-ਪਰਲੋਂ ਦੀ ਖੇਡ ਖੇਡ ਦੇਂਦੇ ਹਨ ਤੇ ਆਖਰ, ਮੁੜ ਇਕੋ (ਆਪ-ਹੀ ਰਹਿ ਜਾਂਦੇ ਹਨ) ॥੯੧॥

ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥
 ਰੂਪ ਰੰਗ ਨ ਜਾਤਿ ਪਾਤਿ ਸੁ ਜਾਨਹੀ ਕਿਹ ਜੇਬ ॥
 ਤਾਤ ਮਾਤ ਨ ਜਾਤਿ ਜਾਕਰ ਜਨਮ ਮਰਨ ਬਿਹੀਨ ॥
 ਚੱਕ੍ਰ ਬੱਕ੍ਰ ਫਿਰੈ ਚਤੁਰ ਚਕ ਮਾਨਹੀ ਪੁਰਿ ਤੀਨ ॥੯੨॥

ਪਦ ਅਰਥ : ਭੇਵ—ਭੇਤ। ਜਾਨਹੀ—ਜਾਣਦੇ। ਜਿਹ—ਜਿਸ (ਪ੍ਰਭੂ) ਦਾ। ਕਤੇਬ—ਸਾਮੀ ਮਤਾਂ ਦੀਆਂ ਧਾਰਮਿਕ ਕਿਤਾਬਾਂ (ਅੰਜੀਲ, ਤੌਰੇਤ, ਜੰਬੂਰ, ਕੁਰਾਨ)। ਪਾਤਿ—ਕੁਲ। ਕਿਹ—ਕੈਸੀ, ਕਿਹੋ ਜਿਹੀ। ਜੇਬ—ਫਬਨ, ਨੁਹਾਰ। ਤਾਤ—ਪਿਉ। ਜਾਕਰ—ਜਿਸ (ਪ੍ਰਭੂ) ਦਾ। ਬਿਹੀਨ—ਰਹਿਤ, ਬਿਨਾ। ਬੱਕ੍ਰ—ਵੱਕ੍ਰ, ਟੇਢਾ, ਭਿਆਨਕ। ਚਤੁਰ—ਚਾਰ। ਚੱਕ੍ਰ—ਕੂਟ। ਮਾਨਹੀ—ਮੰਨਦੇ ਹਨ, ਸਿਰ ਨਿਵਾਉਂਦੇ ਹਨ।

ਅਰਥ : (ਉਹ ਪ੍ਰਭੂ ਐਸਾ ਹੈ) ਜਿਸ ਦਾ ਭੇਤ ਨਾ ਦੇਵਤੇ ਜਾਣਦੇ ਹਨ; ਨਾ (ਹਿੰਦੂਆਂ ਦੇ ਧਾਰਮਿਕ ਪੁਸਤਕ) ਵੇਦ, ਨਾ ਸਾਮੀ ਮਤਾਂ ਦੇ ਧਾਰਮਿਕ ਪੁਸਤਕ। ਕੋਈ ਭੀ ਨਹੀਂ ਜਾਣਦਾ ਕਿ ਉਸ ਦਾ ਰੂਪ ਕੈਸਾ ਹੈ, ਰੰਗ ਕਿਹੋ ਜਿਹਾ ਹੈ; ਜਾਤਿ ਤੇ ਕੁਲ ਕੈਸੇ ਹਨ, ਨੁਹਾਰ ਕੈਸੀ ਹੈ।

(ਉਹ ਪ੍ਰਭੂ ਐਸਾ ਹੈ) ਜਿਸ ਦੀ ਨਾ ਮਾਂ ਹੈ, ਨਾ ਪਿਉ ਹੈ ਅਤੇ ਨਾ ਕੋਈ ਜਾਤਿ ਹੈ; ਨਾ ਉਹ ਜਨਮ ਵਿਚ ਆਉਂਦਾ ਹੈ, ਨਾ ਮਰਨ ਵਿਚ। ਉਸ ਪ੍ਰਭੂ ਦਾ (ਕਾਲ ਰੂਪ) ਭਿਆਨਕ ਚੱਕਰ ਚਹੁੰ-ਕੂਟਾਂ ਵਿਚ ਫਿਰ ਰਿਹਾ ਹੈ; ਤਿੰਨਾਂ ਭਵਨਾਂ ਦੇ ਜੀਵ ਉਸ ਨੂੰ ਨਿਉਂਦੇ ਹਨ ॥੯੨॥

ਲੋਕ ਚਉਦਹ ਕੈ ਬਿਖੈ ਜਗ ਜਾਪਹੀ ਜਹ ਜਾਪੁ ॥
 ਆਦਿ ਦੇਵ ਅਨਾਦਿ ਮੂਰਤਿ ਬਾਪਿਓ ਸਬੈ ਜਿਹ ਬਾਪੁ ॥
 ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖ ਅਪਾਰੁ ॥
 ਸਰਬ ਬਿਸ੍ਤੁ ਰਚਿਓ ਸੁਯੰਭਵ ਗੜਨ ਭੰਜਨਹਾਰੁ ॥੯੩॥

ਪਦ ਅਰਥ : ਲੋਕ ਚਉਦਹ—ਚੌਦਾਂ ਲੋਕ; (ਪੁਰਾਤਨ ਹਿੰਦੂ ਪੁਸਤਕਾਂ ਦੀ ਵੰਡ ਅਨੁਸਾਰ ੧੪ ਲੋਕ ਹਨ : ੨ ਧਰਤੀ ਤੋਂ ਉਪਰ ਹਨ, ਇਕ ਦੂਜੇ ਦੇ ਉਤੇ, ੨ ਧਰਤੀ ਤੋਂ ਹੇਠਾਂ) ਭਾਵ, ਸਾਰੀ ਸ੍ਰਿਸ਼ਟੀ। ਕੈ ਬਿਖੈ—ਦੇ ਵਿਚ। ਜਗ—ਜਗਤ, ਭਾਵ, ਜਗਤ ਦੇ ਜੀਵ। ਜਾਪਹੀ—ਜਪਦੇ (ਹਨ)। ਜਿਹ—ਜਿਸ ਪ੍ਰਭੂ ਦਾ। ਜਿਹ ਸਬੈ ਬਾਪ ਬਾਪਿਓ—ਜਿਸ ਪ੍ਰਭੂ ਨੇ ਸਾਰੀ ਰਚਨਾ ਰਚੀ ਹੈ। ਪਰਮ ਰੂਪ—ਸਭ ਤੋਂ ਉੱਚੀ ਹਸਤੀ। ਪੁਨੀਤ—ਪਵਿੜ। ਪੁਰਖ—ਸਭ ਵਿਚ ਵਿਆਪਕ। ਬਿਸ੍ਤੁ—ਜਗਤ, ਸ੍ਰਿਸ਼ਟੀ। ਸੁਯੰਭਵ—ਜੋ ਆਪਣੇ ਆਪ ਤੋਂ ਪਰਗਟ ਹੋਇਆ ਹੈ, (ਸੁਯੰ—ਆਪਣੇ ਆਪ; ਭੂ—ਜਨਮ, ਜਿਸ ਦਾ ਜਨਮ ਆਪਣੇ ਆਪ ਤੋਂ ਹੈ)। ਦੇਵ—ਪੂਜਣ-ਯੋਗ ਹਸਤੀ।

ਅਰਥ : (ਉਹ ਪ੍ਰਭੂ ਐਸਾ ਹੈ) ਜਿਸ ਦਾ ਜਾਪ ਚੌਦਾਂ ਹੀ ਲੋਕਾਂ ਵਿਚ ਜਗਤ ਦੇ ਸਭ ਜੀਵ ਜਪ ਰਹੇ ਹਨ, ਜੋ ਸਭ ਤੋਂ ਪਹਿਲੀ ਪੂਜਣ-ਯੋਗ ਹਸਤੀ ਹੈ, ਜਿਸ ਦੇ ਸਰੂਪ ਦਾ ਮੁੱਢ ਨਹੀਂ ਲੱਭ ਸਕਿਆ ਅਤੇ ਜਿਸ ਨੇ ਸਾਰੀ ਰਚਨਾ ਰਚੀ ਹੈ।

ਉਹ ਪ੍ਰਭੂ ਸਭ ਤੋਂ ਉੱਚੀ ਹਸਤੀ ਵਾਲਾ, ਪਵਿੜ ਸਰੂਪ ਵਾਲਾ ਹੈ, ਪੂਰਨ ਹੈ, ਸਭ ਵਿਚ ਵਿਆਪਕ ਹੈ ਅਤੇ ਬੇਅੰਤ ਹੈ।

ਸਾਰਾ ਜਗਤ ਉਸੇ ਪ੍ਰਭੂ ਨੇ ਬਣਾਇਆ ਹੈ, ਉਹ ਆਪ ਤਾਂ ਆਪਣੇ ਆਪ ਤੋਂ ਹੀ ਪਰਗਟ ਹੈ, (ਪਰ ਜਗਤ ਦਾ) ਘੜਨ ਵਾਲਾ ਭੀ ਉਹੀ ਹੈ ਤੇ ਨਾਸ ਕਰਨ ਵਾਲਾ ਭੀ ਉਹੀ ॥੮੩॥

ਕਾਲ-ਹੀਨ ਕਲਾ-ਸੰਜੁਗਤ ਅਕਾਲ ਪੁਰਖ ਅਦੇਸ਼ ॥
ਧਰਮ-ਧਾਮ ਸੁ ਭਰਮ ਰਹਿਤ ਅਭੂਤ ਅਲਖ ਅਭੇਸ ॥
ਅੰਗ ਰਾਗ ਨ ਰੰਗ ਜਾਕਹਿ ਜਾਤਿ ਪਾਤਿ ਨ ਨਾਮ ॥
ਗਰਬ-ਗੰਜਨ ਦੁਸ਼ਟ ਭੰਜਨ ਮੁਕਤਿ-ਦਾਇਕ ਕਾਮ ॥੮੪॥

ਪਦ ਅਰਥ : ਕਾਲ-ਹੀਨ—ਮੌਤ ਤੋਂ ਰਹਿਤ। ਕਲਾ—ਸੱਤਿਆ, ਸਮਰੱਥਾ। ਸੰਜੁਗਤ—ਸਮੇਤ। ਅਦੇਸ਼—ਅ+ਦੇਸ, ਜਿਸ ਦਾ ਕੋਈ ਇਕ ਦੇਸ ਨਹੀਂ। ਧਾਮ—ਟਿਕਾਣਾ, ਥਾਂ। ਅਭੂਤ—ਅ+ਭੂਤ, ਤੱਤਾਂ ਤੋਂ ਰਹਿਤ। ਅਲਖ—(invisible) ਅਦਿਸ਼ਟ। ਜਾਕਹਿ—ਜਿਸ (ਪ੍ਰਭੂ) ਦਾ। ਪਾਤਿ—ਕੁਲ। ਗਰਬ—ਅਹੰਕਾਰ। ਗੰਜਨ—ਤੋੜਨ ਵਾਲਾ। ਮੁਕਤਿ—ਦਾਇਕ—ਮੁਕਤੀ ਦੇਣ ਵਾਲਾ। ਕਾਮ—ਕਾਮ ਦਾਇਕ, ਕਾਮਨਾ ਪੂਰੀ ਕਰਨ ਵਾਲਾ। ਅੰਗ ਰਾਗ—ਸਰੀਰ ਦਾ ਮੋਹ। [ਅੰਗ—ਸਰੀਰ। ਰਾਗ—ਮੋਹ]।

ਅਰਥ : ਪ੍ਰਭੂ ਮੌਤ ਰਹਿਤ ਹੈ, ਸਭ ਸਮਰੱਥਾ ਵਾਲਾ ਹੈ। ਕਾਲ-ਹੀਨ ਹੈ, ਸਭ ਵਿਚ ਵਿਆਪਕ ਹੈ ਤੇ ਉਸ ਦਾ ਕੋਈ ਇਕ ਦੇਸ ਨਹੀਂ ਹੈ।

ਪ੍ਰਭੂ ਧਰਮ ਦਾ ਘਰ (ਭਾਵ, ਸੋਮਾ) ਹੈ, ਭਰਮਾਂ ਤੋਂ ਉਤਾਂਹ ਹੈ; ਨਾ ਉਹ ਇਹਨਾਂ ਪੰਜਾਂ ਤੱਤਾਂ ਤੋਂ ਬਣਿਆ ਹੈ, ਨਾ ਉਹ ਦਿੱਸਦਾ ਹੈ ਅਤੇ ਨਾ ਹੀ ਉਸ ਦਾ ਕੋਈ ਪਹਿਰਾਵਾ ਹੈ।

(ਉਹ ਪ੍ਰਭੂ ਐਸਾ ਹੈ) ਜਿਸ ਨੂੰ ਸਰੀਰ ਦਾ ਮੋਹ ਨਹੀਂ, ਨਾ ਹੀ ਉਸ ਦਾ ਕੋਈ ਰੰਗ ਹੈ, ਨਾ ਕੋਈ ਜਾਤਿ ਤੇ ਕੁਲ, ਅਤੇ ਨਾ ਹੀ ਕੋਈ ਇਕ ਨਾਮ ਹੈ।

ਉਹ ਪ੍ਰਭੂ (ਅਹੰਕਾਰੀਆਂ ਦਾ) ਅਹੰਕਾਰ ਤੋੜਨ ਵਾਲਾ ਹੈ, ਦੁਸ਼ਟਾਂ ਦਾ ਨਾਸ ਕਰਨ ਵਾਲਾ ਹੈ, ਮੁਕਤੀ ਦੇਣ ਵਾਲਾ ਹੈ ਅਤੇ ਕਾਮਨਾ ਪੂਰੀ ਕਰਨ ਵਾਲਾ ਹੈ ॥੮੫॥

ਆਪ-ਰੂਪ ਅਮੀਕ ਅਨ-ਉਸਤਤਿ ਏਕ ਪੁਰਖ ਅਵਧੂਤ ॥
ਗਰਬ-ਗੰਜਨ ਸਰਬ-ਭੰਜਨ ਆਦਿ-ਰੂਪ ਅਸੂਤ ॥

ਅੰਗ-ਹੀਨ ਅੰਡੇਗ ਅਨਾਤਮ ਏਕ ਪੁਰਖ ਅਪਾਰ ॥
ਸਰਬ-ਲਾਇਕ ਸਰਬ-ਘਾਇਕ ਸਰਬ ਕੌ ਪ੍ਰਤਿਪਾਰ ॥੯੫॥

ਪਦ ਅਰਥ : ਆਪ—(ਸੰ: ਆਤਮ) ਸੰਸਕ੍ਰਿਤ ਲਫਜ਼ ‘ਆਤਮ’ ਤੋਂ ਪ੍ਰਕਿਤ-ਰੂਪ ‘ਆਪ’ ਹੈ; ਸੰਸਕ੍ਰਿਤ ਲਫਜ਼ ‘ਆਤਮ-ਭੂ’ ਦਾ ਅਰਥ ਹੈ ‘ਆਪਣੇ ਆਪ ਤੋਂ ਪੈਦਾ ਹੋਇਆ’; ਏਸੇ ਤਰ੍ਹਾਂ ‘ਆਪ-ਰੂਪ’—ਊਹ ਜਿਸ ਦਾ ਸ੍ਰੂਪ ਆਪਣੇ ਆਪ ਤੋਂ ਬਣਿਆ ਹੈ। ਅਮੀਕ—ਛੂੰਘਾ। ਉਸਤਤਿ—ਵਡਿਆਈ। ਅਨ ਉਸਤਤਿ—ਵਡਿਆਈ ਤੋਂ ਪਰੇ ਹੈ। ਅਵਧੂਤ—ਮਾਇਆ ਦੇ ਬੰਧਨਾਂ ਤੋਂ ਰਹਿਤ। ਅਸੂਤ—ਅ+ਸੂਤ। ਸੂਤ—ਜੰਮਿਆ ਹੋਇਆ (ਸੂ—ਜਨਮ ਲੈਣਾ)। ਅਸੂਤ—ਅਜਨਮਾ। ਅਨਾਤਮ—ਅਨ-ਆਤਮ। ਆਤਮ—ਜੀਵਾਤਮਾ। ਅਨਾਤਮ—ਊਹ ਜਿਸ ਵਿਚ ਜੀਵਾਤਮਾ ਦੀ ਵੱਖਰੀ ਆਪਣੀ ਹਸਤੀ ਨਹੀਂ ਹੈ। ਲਾਇਕ—ਜੋਗ, ਸਮਰੱਥ। ਘਾਇਕ—ਨਾਸ ਕਰਨ ਵਾਲਾ। ਪ੍ਰਤਿਪਾਰ—ਪ੍ਰਤਿਪਾਲ, ਪਾਲਣ ਵਾਲਾ।

ਅਰਥ : ਪ੍ਰਭੂ ਆਪਣੇ ਆਪ ਤੋਂ ਪਰਗਟ ਹੋਇਆ ਹੈ, ਛੂੰਘਾ ਹੈ (ਭਾਵ, ਉਸ ਦੇ ਭੇਤ ਕੋਈ ਜੀਵ ਜਾਣ ਨਹੀਂ ਸਕਦਾ), ਉਸ ਦੀ ਵਡਿਆਈ ਨਹੀਂ ਹੈ ਸਕਦੀ, ਉਹ ਇਕੋ ਇਕ ਆਪ ਹੀ ਹੈ, ਸਭ ਵਿਚ ਵਿਆਪਕ ਹੈ ਅਤੇ ਮਾਇਆ ਦੇ ਬੰਧਨਾਂ ਤੋਂ ਪਰੇ ਹੈ। ਪ੍ਰਭੂ (ਹੁੰਕਾਰੀਆਂ ਦਾ) ਹੁੰਕਾਰ ਤੋੜਨ ਵਾਲਾ ਹੈ, ਸਭ ਦਾ ਨਾਸ ਕਰਨ ਵਾਲਾ ਹੈ, ਸ੍ਰੂਤ ਤੋਂ ਮੌਜੂਦ ਹੈ ਅਤੇ ਅਜਨਮਾ ਹੈ।

ਸਰੀਰ ਰਹਿਤ ਤੇ ਅਬਿਨਾਸ਼ੀ ਹੈ, ਉਸ ਵਿਚ ਜੀਵਾਂ ਦੀਆਂ ਵਖੇ ਵਖ ਹਸਤੀਆਂ ਨਹੀਂ ਹਨ (ਕਿਉਂਕਿ ਅਸਲ ਵਿਚ) ਉਹ ਇਕੋ-ਇਕ ਆਪ ਹੀ ਹੈ ਤੇ ਸਭ ਜੀਵਾਂ ਵਿਚ ਆਪ ਮੌਜੂਦ ਹੈ ਅਤੇ ਬੇਅੰਤ ਹੈ।

ਪ੍ਰਭੂ ਸਭ ਕੁਝ ਕਰਨ ਜੋਗਾ ਹੈ, ਸਭ ਨੂੰ ਨਾਸ ਕਰਨ ਵਾਲਾ ਹੈ ਅਤੇ ਸਭ ਨੂੰ ਪਾਲਣ ਵਾਲਾ (ਭੀ) ਹੈ ॥੯੫॥

ਸਰਬ ਰੰਤਾ ਸਰਬ ਹੰਤਾ ਸਰਬ ਤੇ ਅਨਭੇਖ ॥
ਸਰਬ ਸਾਸਤ੍ਰ ਨ ਜਾਨਹੀ ਜਿਹ ਰੂਪ ਰੰਗ ਅਰੁ ਰੇਖ ॥
ਪਰਮ ਬੇਦ ਪੁਰਾਨ ਜਾ ਕਹਿ ਨੋਤਿ ਭਾਖਤ ਨਿਤ ॥
ਕੌਟਿ ਸਿੰਮ੍ਰਿਤਿ ਪੁਰਾਣ ਸਾਸਤ੍ਰ ਨ ਆਵਈ ਵਹੁ ਚਿਤਿ ॥੯੬॥

ਪਦ ਅਰਥ : ਗੰਤਾ—(ਧਾਰੂ 'ਗਮ'—ਜਾਣਾ) ਜਾਣ ਵਾਲਾ, ਅਪੜਨ ਵਾਲਾ। ਸਰਬ ਗੰਤਾ—ਸਭ ਤਕ ਆਪੜਨ ਵਾਲਾ। ਹੰਤਾ—('ਹਨ'—ਮਾਰਨਾ) ਮਾਰਨ ਵਾਲਾ। ਸਰਬ ਤੇ—ਸਭ ਤੋਂ। ਅਨ—ਹੋਰ, ਵੱਖਰਾ, ਨਿਰਾਲਾ। ਜਾਨਹੀ—ਜਾਣਦੇ ਹਨ। ਜਿਹ—ਜਿਸ (ਪ੍ਰਭੂ) ਦਾ। ਰੇਖ—ਰੇਖਾ, ਲਕੀਰ, ਨਿਸ਼ਾਨ। ਜਾ ਕਹਿ—ਜਾ ਕਉ, ਜਿਸ ਨੂੰ। ਨੈਤਿ—ਨ + ਇਤਿ। ਇਤਿ—ਇਹ, ਇਹੋ ਜਿਹਾ। ਨੈਤਿ—ਇਹੋ ਜਿਹਾ ਨਹੀਂ, ਭਾਵ, ਜਿਸ ਵਰਗਾ ਹੋਰ ਕੋਈ ਨਾ ਹੋਵੇ। ਭਾਖਤ—ਆਖਦੇ ਹਨ। ਕੈਟਿ—ਕਰੋੜਾ। ਆਵਈ—ਆਉਂਦਾ ਹੈ। ਵਹੁ—ਉਹ ਪ੍ਰਭੂ। ਚਿਤਿ—ਚਿਤ ਵਿਚ। ਨਾ ਆਵਈ ਵਹੁ ਚਿਤਿ—ਉਹ ਪ੍ਰਭੂ ਚਿਤ ਵਿਚ ਨਹੀਂ ਆਉਂਦਾ, ਭਾਵ, ਉਸ ਪ੍ਰਭੂ ਦਾ ਸੰਪੂਰਨ ਸਰੂਪ ਸਮਝ ਵਿਚ ਨਹੀਂ ਪੈਂਦਾ।

ਅਰਥ : ਪ੍ਰਭੂ ਸਭ ਜੀਵਾਂ ਤਕ ਪਹੁੰਚ ਰੱਖਣ ਵਾਲਾ ਹੈ, ਸਭ ਨੂੰ ਮਾਰਨ ਵਾਲਾ ਹੈ, ਅਤੇ ਉਸ ਦਾ ਭੇਖ ਸਭਨਾਂ ਤੋਂ ਹੀ ਨਿਰਾਲਾ ਹੈ।

(ਉਹ ਪ੍ਰਭੂ ਐਸਾ ਹੈ) ਕਿ ਸਾਰੇ ਹੀ ਸ਼ਾਸਤ੍ਰ ਉਸ ਦਾ ਨਾ ਰੂਪ ਜਾਣਦੇ ਹਨ, ਨਾ ਰੰਗ ਅਤੇ ਨਾ ਹੀ ਰੇਖ।

(ਉਹ ਪ੍ਰਭੂ ਐਸਾ ਹੈ) ਜਿਸ ਦੀ ਬਾਬਤ ਵੇਦ ਅਤੇ ਪੁਰਾਣ ਆਖਦੇ ਹਨ ਕਿ ਉਹ ਸਦਾ ਸਭ ਤੋਂ ਉੱਚਾ ਹੈ ਅਤੇ ਉਸ ਵਰਗਾ ਹੋਰ ਕੋਈ ਨਹੀਂ ਹੈ।

ਕਰੋੜਾਂ ਸਿੰਮ੍ਰਿਤੀਆਂ, ਪੁਰਾਣਾਂ ਅਤੇ ਸ਼ਾਸਤ੍ਰਾਂ ਦੀ ਰਾਹੀਂ ਭੀ ਉਸ ਦਾ ਅਸਲ ਸਰੂਪ ਸਮਝ ਵਿਚ ਲੈਂਦਾ ਹੈ। ॥੯੬॥

ਮਧੁਕਾਰ ਛੰਦ ॥ ਤੂ ਪ੍ਰਸਾਦਿ ॥

ਗੁਣ ਗਣ ਉਦਾਰ ॥ ਮਹਿਮਾ ਅਪਾਰ ॥
ਆਸਨ ਅਭੰਗ ॥ ਉਪਮਾ ਅਨੰਗ ॥੧੨॥

ਪਦ ਅਰਥ : ਗੁਣ—ਸਮੁੰਹ। ਗੁਣ ਗਣ—ਗੁਣਾਂ ਦਾ ਸਮੁੰਹ, ਬੇਅੰਤ ਗੁਣਾਂ (ਦਾ ਮਾਲਕ)। ਉਦਾਰ—ਸਖੀ, ਖੁਲ੍ਹੇ ਦਿਲ ਵਾਲਾ। ਮਹਿਮਾ—ਵਡਿਆਈ। ਅਭੰਗ—ਅ + ਭੰਗ, ਅਬਿਨਾਸੀ, ਨਾ ਟੁੱਟਣ ਵਾਲਾ। ਉਪਮਾ—ਗੁਣਾਂ ਦਾ ਟਾਕਰਾ (ਕਿਸੇ ਹੋਰ ਨਾਲ)। ਅਨੰਗ—ਅਨ + ਅੰਗ, ਅੰਗ ਤੋਂ ਬਿਨਾ, ਸਗੀਰ ਤੋਂ ਬਿਨਾ।

ਅਰਥ : ਹੇ ਪ੍ਰਭੂ ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ ਤੇ ਖੁਲ੍ਹੇ ਦਿਲ ਵਾਲਾ ਹੈਂ। ਤੇਰੀ ਵਡਿਆਈ ਬੇਅੰਤ ਹੈ (ਭਾਵ, ਤੂੰ ਕੇਡਾ ਕੁ ਵੱਡਾ ਹੈਂ, ਇਹ ਗੱਲ ਨਹੀਂ ਕਹੀ ਜਾ ਸਕਦੀ)। ਤੇਰਾ ਆਸਣ ਅਡੋਲ ਹੈ, ਤੇਰੇ ਗੁਣਾਂ ਦਾ ਟਾਕਰਾ ਕਰਨ ਲਈ ਕੋਈ ਐਸੀ ਹਸਤੀ ਨਹੀਂ (ਜਿਸ ਦੇ ਗੁਣ ਦੱਸੇ ਜਾ ਸਕਣ) ॥੮੭॥

ਅਨੁਭਵ ਪ੍ਰਕਾਸ ॥ ਨਿਸ ਦਿਨ ਅਨਾਸ ॥
ਆਜਾਨ ਬਾਹੁ ॥ ਸ਼ਾਹਾਨ ਬਾਹੁ ॥੮੮॥

ਪਦ ਅਰਥ : ਅਨੁਭਵ—(knowledge derived from personal observation or experiment) ਆਪਣੇ ਆਪ ਤੋਂ ਪ੍ਰਾਪਤ ਹੋਇਆ ਗਿਆਨ। ਪ੍ਰਕਾਸ—ਚਾਨਣ, ਗਿਆਨ। ਨਿਸ—ਰਾਤ। ਆਜਾਨ—(birth, generating cause) ਪੈਦਾ ਕਰਨ ਦਾ ਵਸੀਲਾ। ਬਾਹ—ਵਾਹ, (bearing, carrying) ਇਹ ਲਫਜ਼ ‘ਵਾਹ’ ਇਸ ਭਾਵ ਵਿਚ ਕਿਸੇ ‘ਸਮਾਸ’ ਦੇ ਅੰਤ ਵਿਚ ਵਰਤਿਆ ਜਾਂਦਾ ਹੈ) ਲੈ ਜਾਣ ਵਾਲਾ, ਰੱਖਣ ਵਾਲਾ। ਆਜਾਨ ਬਾਹੁ—ਉਹ ਜੋ ਜਗਤ-ਰਚਨਾ ਦੇ ਵਸੀਲਿਆਂ ਨੂੰ ਆਪਣੇ ਵੱਸ ਵਿਚ ਰੱਖਦਾ ਹੈ, ਜਿਸ ਦੇ ਆਪਣੇ ਵੱਸ ਵਿਚ ਜਗਤ-ਰਚਨਾ ਦੇ ਵਸੀਲੇ ਹਨ।

ਅਰਥ : ਹੇ ਪ੍ਰਭੂ ! ਤੈਨੂੰ ਆਪਣੇ ਆਪ ਤੋਂ ਹੀ ਗਿਆਨ ਹਾਸਲ ਹੈ; ਤੂੰ ਰਾਤ ਦਿਨੇ ਹਰ ਵੇਲੇ (ਮੌਜੂਦ ਹੈਂ ਤੇ) ਅਬਿਨਾਸ਼ੀ ਹੈਂ। ਹੇ ਪ੍ਰਭੂ ! ਜਗਤ- ਰਚਨਾ ਦੇ ਸਭ ਵਸੀਲੇ ਤੇਰੇ ਆਪਣੇ ਵੱਸ ਵਿਚ ਹਨ, ਤੂੰ ਸ਼ਾਹਾਂ ਦਾ ਭੀ ਸ਼ਾਹ ਹੈਂ ॥੮੯॥

ਰਾਜਾਨ ਰਾਜ ॥ ਭਾਨਾਨ ਭਾਨੁ ॥
ਦੇਵਾਨ ਦੇਵ ॥ ਉਪਮਾ ਮਹਾਨ ॥੯੦॥

ਪਦ ਅਰਥ : ਭਾਨੁ—ਸੂਰਜ। ਭਾਨਾਨ ਭਾਨੁ—ਸੂਰਜਾਂ ਦਾ ਸੂਰਜ, ਸੂਰਜ ਨੂੰ ਭੀ ਚਾਨਣ ਦੇਣ ਵਾਲਾ। ਦੇਵ—ਪੂਜਣ-ਯੋਗ।

ਅਰਥ : (ਹੇ ਪ੍ਰਭੂ) ਤੂੰ ਰਾਜਿਆਂ ਦਾ ਰਾਜਾ ਹੈ, ਸੂਰਜਾਂ ਦਾ ਭੀ ਸੂਰਜ ਹੈਂ (ਭਾਵ, ਸੂਰਜ ਨੂੰ ਭੀ ਚਾਨਣ ਦੇਣ ਵਾਲਾ ਤੂੰ ਹੀ ਹੈਂ)। ਤੂੰ ਦੇਵਤਿਆਂ ਦਾ ਭੀ ਪੂਜਨ ਹੈਂ (ਭਾਵ, ਦੇਵਤੇ ਭੀ ਤੈਨੂੰ ਹੀ ਪੂਜਦੇ ਹਨ), ਤੂੰ ਵੱਡੀ ਵਡਿਆਈ ਵਾਲਾ ਹੈਂ ॥੯੦॥

**ਇੰਦ੍ਰਾਨ ਇੰਦ੍ਰ ॥ ਬਾਲਾਨ ਬਾਲ ॥
ਰੰਕਾਨ ਰੰਕ ॥ ਕਾਲਾਨ ਕਾਲ ॥੯੦॥**

ਪਦ ਅਰਥ : ਇੰਦ੍ਰ—੧. ਰਾਜਾ, ੨. ਦੇਵਤਿਆਂ ਦਾ ਰਾਜਾ। ਬਾਲ—ਬਾਲਾ, ਉੱਚਾ। ਰੰਕ—ਕੰਗਾਲ। ਕਾਲ—ਮੌਤ।

ਅਰਥ : (ਹੇ ਪ੍ਰਭੂ ! ਇੰਦ੍ਰ ਸਭ ਦੇਵਤਿਆਂ ਦਾ ਰਾਜਾ ਕਿਹਾ ਜਾਂਦਾ ਹੈ, ਪਰ) ਤੂੰ ਇੰਦਰ ਦਾ ਭੀ ਰਾਜਾ ਹੈਂ, ਉੱਚਿਆਂ ਤੋਂ ਉੱਚਾ ਹੈਂ। ਹੇ ਪ੍ਰਭੂ ! ਤੂੰ ਕੰਗਾਲਾਂ ਤੋਂ ਭੀ ਕੰਗਾਲ ਹੈਂ (ਭਾਵ, ਮਹਾ ਕੰਗਾਲਾਂ ਵਿਚ ਭੀ ਤੂੰ ਆਪ ਹੀ ਹੈਂ) ਤੇ ਮੌਤ ਦੀ ਭੀ ਮੌਤ ਹੈਂ (ਭਾਵ, ਮੌਤ ਭੀ ਤੇਰੇ ਹੀ ਹੁਕਮ ਵਿਚ ਹੈ, ਤੇਰੀ ਹੀ ਬਣਾਈ ਹੋਈ ਹੈ) ॥੯੦॥

**ਅਨੁਭੂਤ ਅੰਗ ॥ ਆਭਾ ਅੰਡਗ ॥
ਗਤਿ ਮਿਤਿ ਅਪਾਰ ॥ ਗੁਣ ਗਣ ਉਸਾਰ ॥੯੧॥**

ਪਦ ਅਰਥ : ਅਨੁਭੂਤ—ਅਨ+ਭੂਤ। ਭੂਤ—ਤੱਤ ਜਿਨ੍ਹਾਂ ਤੋਂ ਇਹ ਸਾਰੀ ਸਿਸ਼ਟੀ ਬਣੀ। ਅਨ-ਭੂਤ—ਤੱਤਾਂ ਤੋਂ ਨਿਰਾਲਾ। ਅੰਗ—ਸਰੀਰ, ਵਜ਼ੂਦ। ਆਭਾ—ਚਮਕ, ਪ੍ਰਕਾਸ਼। ਅੰਡਗ—ਨਾਸ-ਚਹਿਤ। ਗਤਿ—ਹਾਲਤ। ਮਿਤਿ—ਮਿਣਤੀ। ਅਪਾਰ—ਪਾਰ ਤੋਂ ਪਰੇ, ਬੇਅੰਤ।

ਅਰਥ : (ਹੇ ਪ੍ਰਭੂ !) ਤੇਰਾ ਵਜ਼ੂਦ ਐਸਾ ਹੈ ਜੋ ਇਹਨਾਂ (ਜਗਤ-ਰਚਨਾ ਵਾਲੇ) ਤੱਤਾਂ ਤੋਂ ਨਿਰਾਲਾ ਹੈ, ਤੇਰਾ ਪ੍ਰਕਾਸ਼ ਕਦੇ ਨਾਸ ਹੋਣ ਵਾਲਾ ਨਹੀਂ ਹੈ। (ਹੇ ਪ੍ਰਭੂ !) ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਇਹ ਗੱਲ ਬਿਆਨ ਨਹੀਂ ਹੋ ਸਕਦੀ। ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ ਅਤੇ ਖੁਲ੍ਹੇ ਦਿਲ ਵਾਲਾ ਹੈਂ ॥੯੧॥

**ਮੁਨਿ ਗਣ ਪ੍ਰਣਾਮ ॥ ਨਿਰਭੈ ਨਿਕਾਮ ॥
ਅਤਿ ਦੁਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੯੨॥**

ਪਦ ਅਰਥ : ਮੁਨਿ—ਤਪੀ, ਗਿਸੀ। ਮੁਨਿ ਗਣ—ਤਪੀਆਂ ਦੇ ਸਮੂੰਹ, ਬੇਅੰਤ ਤਪੀ। ਨਿਰਭੈ—ਭਰ-ਰਹਿਤ। ਨਿਕਾਮ—ਨਿਸ-ਕਾਮ, ਕਾਮਨਾ-ਰਹਿਤ। ਦੁਤਿ—ਪ੍ਰਕਾਸ਼, ਤੇਜ। ਅਤਿ ਪ੍ਰਚੰਡ—ਬਹੁਤ ਹੀ ਤੇਜ (ਆਸਹਿ, ਜੇ ਛੱਲਿਆ ਨਾ ਜਾ ਸਕੇ)। ਅਖੰਡ—ਅਨਾਸ।

ਅਰਥ : (ਹੇ ਪ੍ਰਭੂ !) ਬੇਅੰਤ ਤਪੀ ਲੋਕ ਤੇਰੇ (ਹੀ) ਅੱਗੇ ਨਿਉਂ ਰਹੇ ਹਨ, ਤੈਨੂੰ ਨਾ ਕੋਈ ਡਰ ਪੋਹ ਸਕਦਾ ਹੈ, ਨਾ ਕੋਈ ਕਾਮਨਾ। ਹੇ ਪ੍ਰਭੂ ! ਤੇਰਾ ਤੇਜ਼ ਪ੍ਰਤਾਪ ਕਿਸੇ ਤੋਂ ਝੱਲਿਆ ਨਹੀਂ ਜਾ ਸਕਦਾ; ਤੂੰ ਜੇਡਾ ਵੱਡਾ ਹੈਂ ਤੇ ਜਿਹੋ ਜਿਹਾ ਹੈਂ ਉਸ ਅਵਸਥਾ ਨੂੰ ਕੋਈ ਘੱਟ ਨਹੀਂ ਕਰ ਸਕਦਾ॥੯੨॥

ਆਲਿਸ਼ਨ ਕਰਮ ॥ ਆਦਿਸ਼ਨ ਧਰਮ ॥
ਸਰਬਾ ਭਰਣਾਢਜ ॥ ਅਨਢੰਡ ਬਾਢਜ ॥੯੩॥

ਪਦ ਅਰਥ : ਬਾਢਜ—(assuredly) ਸੱਚ-ਮੁੱਚ, ਪੱਕੇ ਤੌਰ ਤੇ, ਯਕੀਨੀ ਤੌਰ ਤੇ। ਅਨਢੰਡ—(ਅਦੰਡ) ਅਨ+ਢੰਡ। ਦੰਡ—ਸਜ਼ਾ, ਤਾੜਨਾ। ਅਨਢੰਡ—ਤਾੜਨਾ-ਰਹਿਤ। ਸਰਬਾ ਭਰਣਾਢਜ—ਸਰਬਾ+ਆਭਰਣ+ਆਢਜ। ਆਭਰਣ—ਗਹਿਣੇ, ਸਜਾਵਟ। ਆਢਜ—(rich in abounding, in possessing abundantly, ਭਰਪੂਰ। ਇਸ ਭਾਵ ਵਿਚ ਇਹ ਲਫਜ਼ ਆਮ ਤੌਰ ਤੇ ਕਿਸੇ ‘ਸਮਾਜ’ ਦੇ ਅਖੀਰ ਤੇ ਵਰਤਿਆ ਜਾਂਦਾ ਹੈ) ਭਰਪੂਰ। ਆਲਿਸ਼ਨ—(want of energy) ਕਿਸੇ ਉਚੇਚੇ ਉੱਦਮ ਦੀ ਅਣਹੋਦ। ਆਲਿਸ਼ਨ ਕਰਮ—ਉਹ (ਪ੍ਰਭੂ) ਜਿਸ ਦੇ ਕੰਮਾਂ ਵਿਚ ਕਿਸੇ ਉਚੇਚੇ ਉੱਦਮ ਦੀ ਅਣਹੋਦ ਹੈ। ਆਦਿਸ਼ਨ—(that which can be put forth as a Model) ਜੋ ਨਮੂਨੇ ਦੇ ਤੌਰ ਤੇ ਪੇਸ਼ ਕੀਤਾ ਜਾ ਸਕੇ। ਆਦਰਸ਼—(a pattern, model, type) ਨਮੂਨਾ, ਮਿਸਾਲ। ਧਰਮ—ਫਰਜ਼ (ਭਾਵ, ਫਰਜ਼-ਸ਼ਿਨਾਸੀ, ਫਰਜ਼ ਨੂੰ ਨਿਬਾਹੁਣਾ)।

ਅਰਥ : (ਹੇ ਪ੍ਰਭੂ !) ਤੈਨੂੰ ਆਪਣੇ ਕੰਮਾਂ ਵਿਚ ਉਚੇਚਾ ਉੱਦਮ ਵਰਤਣ ਦੀ ਲੋੜ ਨਹੀਂ ਹੈ, (ਫਿਰ ਭੀ) ਤੇਰੀ ਫਰਜ਼-ਸ਼ਿਨਾਸੀ ਆਦਰਸ਼ਕ ਹੈ (ਭਾਵ, ਦੁਨੀਆ ਵਾਸਤੇ ਮਿਸਾਲ ਹੈ)। ਤੂੰ (ਸ਼ਿਸ਼ਟੀ ਦੀਆਂ) ਸਭ ਸਜਾਵਟਾਂ, ਸਭ ਗਹਿਣਿਆਂ ਨਾਲ ਭਰਪੂਰ ਹੈ (ਪਰ ਕੀ ਮਜਾਲ ਕੋਈ ਤੇਰੀ ਵਲ ਅੱਖ ਭਰ ਕੇ ਤੱਕ ਸਕੇ, ਕਿਉਂਕਿ) ਯਕੀਨੀ ਤੌਰ ਤੇ ਤੈਨੂੰ ਕੋਈ ਤਾੜਨਾ ਨਹੀਂ ਕਰ ਸਕਦਾ (ਕੋਈ ਤੈਨੂੰ ਘੂਰ ਨਹੀਂ ਸਕਦਾ)॥੯੩॥

ਚਾਚਰੀ ਛੰਦ ॥ ਤੂੰ ਪ੍ਰਸਾਦਿ ॥
 ਗੁਬਿੰਦੇ ॥ ਮੁਕੰਦੇ ॥ ਉਦਾਰੇ ॥ ਅਪਾਰੇ ॥੯੪॥
 ਹਰੀਅੰ ॥ ਕਰੀਅੰ ॥ ਨਿਨਾਮੇ ॥ ਅਕਾਮੇ ॥੯੫॥

ਪਦ ਅਰਥ : ਗੋਬਿੰਦ—ਗੋ ੧. ਗਾਂ, ੨. ਧਰਤੀ। ਵਿੰਦ—ਜਾਣਨ ਵਾਲਾ। ਗੋਵਿੰਦ—ਧਰਤੀ (ਦੇ ਜੀਵਾਂ ਦੇ ਦਿਲ) ਨੂੰ ਜਾਣਨ ਵਾਲਾ। ਮੁਕੰਦ—(ਸੰ: ਮੁਕੁੰਦ) ਮੁਕੁ—ਮੁਕਤੀ। ਮੁਕੰਦ—(ਮੁਕੁੰਦ) ਮੁਕਤੀ ਦੇਣ ਵਾਲਾ। ਹਰੀਅੰ—(ਸਭ ਦਾ) ਨਾਸ ਕਰਨ ਵਾਲਾ। ਕਰੀਅੰ—ਸਭ ਨੂੰ ਰਚਣ ਵਾਲਾ। ਨਿਨਾਮ—ਨਿਰ-ਨਾਮ, ਜਿਸ ਦਾ ਕੋਈ ਇਕ ਨਾਮ ਨਾ ਹੋਵੇ। ਅਕਾਮੇ—ਅ + ਕਾਮੇ। ਕਾਮ—ਕਾਮਨਾ। ਅਕਾਮ—ਕਾਮਨਾ-ਰਹਿਤ।

ਅਰਥ : ਹੇ ਪ੍ਰਭੂ ! ਤੂੰ ਧਰਤੀ ਦੇ ਜੀਵਾਂ ਦੇ ਦਿਲ ਨੂੰ ਜਾਣਨ ਵਾਲਾ ਹੈਂ, ਤੂੰ ਜੀਵਾਂ ਨੂੰ ਮੁਕਤੀ ਦੇਣ ਵਾਲਾ ਹੈਂ, ਤੂੰ ਖੁਲ੍ਹੇ ਦਿਲ ਵਾਲਾ ਹੈਂ ਅਤੇ ਬੇਅੰਤ ਹੈਂ ॥੯੩॥

ਹੇ ਪ੍ਰਭੂ ! ਤੂੰ ਸਭ ਨੂੰ ਨਾਸ ਕਰਨ ਵਾਲਾ (ਭੀ) ਹੈਂ ਅਤੇ ਪੈਦਾ ਕਰਨ ਵਾਲਾ (ਭੀ)। ਤੇਰਾ ਕੋਈ ਇਕ ਨਾਮ ਨਹੀਂ ਹੈ ਅਤੇ ਕੋਈ ਕਾਮਨਾ ਤੈਨੂੰ ਪੋਹ ਨਹੀਂ ਸਕਦੀ ॥੯੪॥

ਭੁਜੰਗ ਪ੍ਰਯਾਤ ਛੰਦ ॥

ਚੱਡ੍ਹ ਚੱਕ੍ਕ ਕਰਤਾ ॥ ਚੱਡ੍ਹ ਚੱਕ੍ਕ ਹਰਤਾ ॥
ਚੱਡ੍ਹ ਚੱਕ੍ਕ ਦਾਨੇ ॥ ਚੱਡ੍ਹ ਚੱਕ੍ਕ ਜਾਨੇ ॥੯੫॥

ਪਦ ਅਰਥ : ਚੱਡ੍ਹ—ਚਾਰ। ਚੱਕ੍ਕ—ਕੂਟ, ਦਿਸਾਂ, ਪਾਸੇ। ਹਰਤਾ—ਨਾਸ ਕਰਨ ਵਾਲਾ। ਦਾਨੇ—ਦਾਨ ਕਰਨ ਵਾਲਾ, ਦਾਤਾਂ ਦੇਣ ਵਾਲਾ।

ਅਰਥ : ਹੇ ਪ੍ਰਭੂ ! ਤੂੰ ਚਹੁੰ ਕੂਟਾਂ (ਦੇ ਜੀਵਾਂ) ਨੂੰ ਪੈਦਾ ਕਰਨ ਵਾਲਾ ਹੈਂ ਤੇ ਨਾਸ ਕਰਨ ਵਾਲਾ (ਭੀ)। ਤੂੰ ਚਹੁੰ ਕੂਟਾਂ ਦੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ ਅਤੇ ਉਹਨਾਂ ਦੇ ਦਿਲ ਦੀ ਜਾਣਨ ਵਾਲਾ ਹੈਂ ॥੯੬॥

ਚੱਡ੍ਹ ਚੱਕ੍ਕ ਵਰਤੀ ॥ ਚੱਡ੍ਹ ਚੱਕ੍ਕ ਭਰਤੀ ॥
ਚੱਡ੍ਹ ਚੱਕ੍ਕ ਪਾਲੇ ॥ ਚੱਡ੍ਹ ਚੱਕ੍ਕ ਕਾਲੇ ॥੯੭॥

ਪਦ ਅਰਥ : ਵਰਤੀ—ਮੌਜੂਦ, ਰਹਿਣ ਵਾਲਾ। ਭਰਤੀ—ਪਾਲਣ ਵਾਲਾ। ਕਾਲ—ਮੌਤ। ਪਾਲੇ—ਰੱਖਿਆ ਕਰਨ ਵਾਲਾ।

ਅਰਥ : ਹੇ ਪ੍ਰਭੂ ! ਤੂੰ ਚਹੁੰ ਕੂਟਾਂ ਵਿਚ ਮੌਜੂਦ ਹੈਂ ਤੇ ਸਭ ਜੀਵਾਂ ਨੂੰ

ਪਾਲਣ ਵਾਲਾ ਹੈਂ, ਰੱਖਿਆ ਕਰਨ ਵਾਲਾ ਭੀ ਹੈਂ ਅਤੇ ਨਾਸ ਕਰਨ ਵਾਲਾ
(ਭੀ) ਹੈਂ ॥੯੭॥

ਚੱਡ੍ਰ ਚੱਕ੍ਰ ਪਾਸੇ ॥ ਚੱਡ੍ਰ ਚੱਕ੍ਰ ਵਾਸੇ ॥
ਚੱਡ੍ਰ ਚੱਕ੍ਰ ਮਾਨਯੈ ॥ ਚੱਡ੍ਰ ਚੱਕ੍ਰ ਦਾਨਯੈ ॥੯੮॥

ਪਦ ਅਰਥ : ਪਾਸੇ—ਵਲ, ਤਰਫ । ਮਾਨਯੈ—ਮੰਨਿਆ ਜਾਣ ਵਾਲਾ ।
ਦਾਨਯੈ—ਦੇਣ ਵਾਲਾ ।

ਅਰਥ : ਹੇ ਪ੍ਰਭੂ ! ਤੂੰ ਚਹੁੰ ਕੂਟਾਂ ਵਲ ਹਰ ਥਾਂ ਵੱਸ ਰਿਹਾ ਹੈਂ, ਹਰ
ਥਾਂ ਜੀਵ ਤੇਰੀ (ਹੀ) ਪੂਜਾ ਕਰਦੇ ਹਨ ਅਤੇ ਤੂੰ ਹੀ ਸਭ ਨੂੰ ਦਾਤਾਂ ਦੇਣ ਵਾਲਾ
ਹੈਂ ॥੯੯॥

ਚਾਚਰੀ ਛੰਦ ॥
ਨ ਸ਼ੜੈ ॥ ਨ ਮਿਡੈ ॥ ਨ ਭਰਮੰ ॥ ਨ ਭਿੜੈ ॥੧੯੮॥
ਨ ਕਰਮੰ ॥ ਨ ਕਾਏ ॥ ਅਜਨਮੰ ॥ ਅਜਾਏ ॥੧੦੦॥

ਪਦ ਅਰਥ : ਸੱਤ੍ਰ—ਵੈਗੀ । ਭਰਮ—ਭਟਕਣਾ, ਭੁਲੇਖਾ । ਭਿੜੈ—ਭਿੱਤਿ,
ਤੋਟ, ਕੰਧ (ਭਾਵ, ਦੁਚਿੱਤਾ-ਪਨ) । ਕਾਏ—ਕਾਇਆ, ਸਰੀਰ । ਅਜਾਏ—
ਅ+ਜਾਏ । ਜਾਏ—ਜਾਇਆ, ਇਸਤ੍ਰੀ । ਅਜਾਏ—ਜੋ ਇਸਤ੍ਰੀ ਤੋਂ ਪੈਦਾ ਨਹੀਂ
ਹੋਇਆ ।

ਅਰਥ : ਹੇ ਪ੍ਰਭੂ ! ਨਾ ਤੇਰਾ ਕੋਈ ਵੈਗੀ ਹੈ ਅਤੇ ਨਾ ਹੀ ਕੋਈ ਮਿੱਤ੍ਰ
(ਕਿਉਂਕਿ ਤੇਰੇ ਬਰਾਬਰ ਦਾ ਕੋਈ ਨਹੀਂ ਹੈ); ਨਾ ਤੈਨੂੰ ਕੋਈ ਭੁਲੇਖਾ ਹੈ ਅਤੇ
ਨਾ ਹੀ ਤੇਰੇ ਅੰਦਰ ਦੁਚਿੱਤਾ-ਪਨ ਹੈ ॥੧੯੯॥

ਹੇ ਪ੍ਰਭੂ ! ਨਾ ਹੀ ਤੂੰ ਕਰਮਾਂ ਦੇ ਅਧੀਨ ਹੈਂ ਤੇ ਨਾ ਹੀ ਕਰਮਾਂ ਦੇ ਵੱਸ
ਪੈ ਕੇ ਤੈਨੂੰ ਸਰੀਰ ਧਾਰਨਾ ਪੈਦਾ ਹੈ । ਹੇ ਪ੍ਰਭੂ ! ਤੂੰ ਜਨਮ ਵਿਚ ਨਹੀਂ ਆਉਂਦਾ,
ਤੂੰ ਇਸਤ੍ਰੀ ਤੋਂ ਪੈਦਾ ਨਹੀਂ ਹੋਇਆ ॥੧੦੦॥

ਨ ਚਿੜੈ ॥ ਨ ਮਿਡੈ ॥ ਪਰੇ ਹੈਂ ॥ ਪਵਿੜੈ ॥੧੦੧॥
ਪ੍ਰਿਖੀਸੈ ॥ ਆਦੀਸੈ ॥ ਅਦ੍ਰੀਸੈ ॥ ਅਕ੍ਰਿਸੈ ॥੧੦੨॥

ਪਦ ਅਰਥ : ਚਿੜੈ—ਤਸਵੀਰ। ਪਰੇ—ਦੂਰ। ਪਵਿੜ—ਸੁੱਧ, ਨਿਰਮਲ। ਪ੍ਰਿਬੀਸ—ਪ੍ਰਿਬੀ+ਈਸ, ਪ੍ਰਿਬਵੀ+ਈਸ, ਪ੍ਰਿਬਵੀ ਦਾ ਮਾਲਕ। ਆਦੀਸ—ਆਦਿ+ਈਸੂਰ, ਸਭ ਤੋਂ ਮੁੱਢ ਦਾ ਮਾਲਕ। ਆਦਿਸ—ਅ+ਦਿਸ, ਨਾ ਦਿਸਣ ਵਾਲਾ। ਅਕ੍ਰਿਸ—ਅ + ਕ੍ਰਿਸ, ਲਿੱਸਾ ਨਾ ਹੋਣ ਵਾਲਾ। ਕ੍ਰਿਸ—ਲਿੱਸਾ, ਕਮਜ਼ੋਰ।

ਅਰਥ : ਹੇ ਪ੍ਰਭੂ! ਤੇਰੀ ਕੋਈ ਤਸਵੀਰ ਨਹੀਂ (ਬਣ ਸਕਦੀ), ਤੇਰਾ ਕੋਈ ਮਿਤ੍ਰ ਨਹੀਂ (ਕਿਉਂਕਿ ਤੇਰੇ ਬਣਾਬਰ ਦਾ ਕੋਈ ਨਹੀਂ), ਤੂੰ ਸਭ ਜੀਵਾਂ ਤੋਂ ਪਰੇ ਹੈਂ (ਭਾਵ, ਨਿਰਲੇਪ ਹੈਂ) ਤੇ ਸੁੱਧ-ਆਤਮਾ ਹੈਂ ॥੧੦੧॥

ਹੇ ਪ੍ਰਭੂ! (ਤੂੰ ਧਰਤੀ ਦਾ ਮਾਲਕ ਹੈਂ, ਸ਼ੁਰੂ ਤੋਂ ਮਾਲਕ ਹੈਂ, ਤੂੰ ਦਿਸਣ ਤੋਂ ਪਰੇ ਹੈਂ ਤੇ ਕਦੇ ਲਿੱਸਾ ਹੋਣ ਵਾਲਾ ਨਹੀਂ ਹੈਂ) ॥੧੦੨॥

ਭਗਵਤੀ ਛੰਦ ॥ ਤੁ ਪ੍ਰਸਾਦਿ ॥

ਕਿ ਆਛਿਜ ਦੇਸੈ ॥ ਕਿ ਆਭਿਜ ਭੇਸੈ ॥

ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧੦੩॥

ਪਦ ਅਰਥ : ਆਛਿਜ—ਅਛਿਜ, ਨਾ ਛਿੱਜਣ ਵਾਲਾ, ਪੁਰਾਣਾ ਨਾ ਹੋਣ ਵਾਲਾ, ਨਾਸ ਨਾ ਹੋਣ ਵਾਲਾ। ਆਭਿਜ—ਅਭਿਜ, ਅ+ਭਿਜ, (ਵੇਖੋ ਨੰ: ੨੨); ਜਿਸ ਨੂੰ ਨਾਸ ਨਾ ਕੀਤਾ ਜਾ ਸਕੇ। ਆਛਿਜ ਦੇਸ—ਉਹ ਜਿਸ ਦਾ ਦੇਸ ਕਦੇ ਨਾਸ ਹੋਣ ਵਾਲਾ ਨਹੀਂ। ਆਭਿਜ ਭੇਸ—ਉਹ ਜਿਸ ਦਾ ਪਹਿਰਾਵਾ ਕਦੇ ਨਾਸ ਹੋਣ ਵਾਲਾ ਨਹੀਂ। ਆਗੰਜ—ਅਗੰਜ, ਅਜਿੱਤ। ਕਰਮ—ਧਾਰਮਿਕ ਰਸਮਾਂ। ਆਗੰਜ ਕਰਮ—ਉਹ ਜਿਸ ਨੂੰ ਕੋਈ ਧਾਰਮਿਕ ਰਸਮਾਂ ਵੱਸ ਵਿਚ ਨਹੀਂ ਲਿਆ ਸਕਦੀਆਂ। ਆਭੰਜ—ਅਭੰਜ, ਅ+ਭੰਜ, ਜੋ ਤੋਵਿਆ ਨਾ ਜਾ ਸਕੇ। ਅਭੰਜ-ਭਰਮ—ਉਹ ਜਿਸ ਨੂੰ ਕੋਈ ਭਰਮ ਤੋੜ (ਭਾਵ, ਡੁਲਾ) ਨਹੀਂ ਸਕਦਾ।

ਅਰਥ : ਹੇ ਪ੍ਰਭੂ! ਨਾ ਤੇਰਾ ਦੇਸ ਛਿੱਜਣ ਵਾਲਾ ਹੈ ਅਤੇ ਨਾ ਹੀ ਤੇਰਾ ਵੇਸ ਨਾਸ ਹੋਣ ਵਾਲਾ ਹੈ, ਕੋਈ ਧਾਰਮਿਕ ਰਸਮਾਂ ਤੈਨੂੰ ਵੱਸ ਵਿਚ ਨਹੀਂ ਲਿਆ ਸਕਦੀਆਂ ਅਤੇ ਕੋਈ ਵਹਿਮ-ਭਰਮ ਤੈਨੂੰ ਡੁਲਾ ਨਹੀਂ ਸਕਦੇ ॥੧੦੩॥

ਕਿ ਆਭਿਜ ਲੋਕੈ ॥ ਕਿ ਆਦਿੱਤ ਸੋਕੈ ॥

ਕਿ ਅਵਧੂਤ ਬਰਨੈ ॥ ਕਿ ਬਿਤੂਤਿ ਕਰਨੈ ॥੧੦੪॥

ਪਦ ਅਰਥ : ਆਭਿੱਜ—ਅਭਿੱਜ, ਨਾ ਟੁੱਟਣ ਵਾਲਾ (ਵੇਖੋ ਛੰਦ ਨੰ: ੧੨)। ਲੋਕ—ਦੇਸ। ਆਦਿਤ—[ਸੰ: ਆਦਿਤਜ] ਸੂਰਜ। ਸੋਕੈ—ਸੁਕਾਉਣ ਵਾਲਾ। ਬਿਖੂਤਿ—ਐਸੂਰਜ, ਪ੍ਰਤਾਪ, ਤੇਜ। ਕਰਨ—ਕਰਣ, ਵਸੀਲਾ। ਅਵਧੂਤ—(ਵੇਖੋ ਛੰਦ ਨੰ: ੧੯) ਜਿਸ ਉਤੇ ਦੁਨੀਆ ਦਾ ਮੋਹ ਪ੍ਰਭਾਵ ਨਹੀਂ ਪਾ ਸਕਦਾ। ਬਰਨ—ਸਰੂਪ। ਅਵਧੂਤ ਬਰਨ—ਐਸੀ ਹਸਤੀ ਜਿਸ ਉਤੇ ਦੁਨੀਆ ਦੇ ਮੋਹ ਦਾ ਅਸਰ ਨਾ ਪੈ ਸਕੇ।

ਅਰਥ : ਹੇ ਪ੍ਰਭੂ ! ਤੇਰਾ ਦੇਸ ਅਬਿਨਾਸ਼ੀ ਹੈ, ਤੂ ਸੂਰਜ (ਦੇ ਤੇਜ) ਨੂੰ (ਭੀ) ਸੁਕਾਉਣ (ਨਾਸ ਕਰਨ) ਵਾਲਾ ਹੈਂ, ਤੇਰੀ ਹਸਤੀ ਐਸੀ ਹੈ ਜਿਸ ਉਤੇ ਮਾਇਆ ਦਾ ਮੋਹ ਅਸਰ ਨਹੀਂ ਕਰ ਸਕਦਾ; ਤੂ ਐਸੂਰਜ ਦਾ ਸੋਮਾ ਹੈਂ ॥੧੦੪॥

**ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮੰ ਧੁਜਾ ਹੈਂ ॥
ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੧੦੫॥**

ਪਦ ਅਰਥ : ਪ੍ਰਭਾ—ਆਭਾ, ਚਮਕ, ਚਾਨਣ, ਗੈਸ਼ਨੀ, ਤੇਜ। ਧੁਜਾ—(A distinguished person, the flag or ornament) ਕੋਈ ਪ੍ਰਸਿੱਧ ਸ਼ਖਸ, ਝੰਡਾ, ਗਹਿਣਾ। ਨੋਟ—‘ਧੁਜਾ’ ਦਾ ਅਰਥ ‘ਗਹਿਣਾ’ ਤਦੋਂ ਲਿਆ ਜਾਂਦਾ ਹੈ ਜਦੋਂ ਇਹ ਕਿਸੇ ‘ਸਮਾਸ’ ਦੇ ਅਖੀਰ ਤੇ ਵਰਤਿਆ ਹੋਵੇ; ਜਿਵੇਂ ‘ਕੁਲ-ਧੁਜਾ’; ਏਸੇ ਤਰ੍ਹਾਂ ‘ਧਰਮ-ਧੁਜਾ’—ਧਰਮ ਦਾ ਗਹਿਣਾ, ਧਰਮ ਨੂੰ ਸੌਭਾ ਦੇਣ ਵਾਲਾ। ਆਸੋਕ—ਅਸੋਕ, ਅ+ਸੋਕ, ਚਿੰਤਾ ਰਹਿਤ। ਬਰਨ—ਸਰੂਪ, ਹਸਤੀ। ਅਭਰਨੈ—ਆਭਰਣ, ਗਹਿਣਾ, ਜਜਾਵਟ ਦਾ ਮੂਲ, ਸੁੰਦਰਤਾ ਵਧਾਣ ਵਾਲਾ।

ਅਰਥ : ਹੇ ਪ੍ਰਭੂ ! ਰਾਜਿਆਂ ਵਿਚ ਭੀ ਤੇਰਾ ਹੀ ਤੇਜ ਦਿਸ ਰਿਹਾ ਹੈ; ਤੂ ਧਰਮ ਨੂੰ ਸੁੰਦਰ ਬਣਾਣ ਵਾਲਾ ਹੈਂ; ਤੇਰਾ ਸਰੂਪ ਚਿੰਤਾ ਤੋਂ ਰਹਿਤ ਹੈ; ਤੂ ਸਭ (ਜੀਵਾਂ ਦਾ) ਗਹਿਣਾ ਹੈਂ ॥੧੦੫॥

**ਕਿ ਜਗਤੰ ਕ੍ਰਿਤੀ ਹੈਂ ॥ ਕਿ ਛੜੰ ਛੜੀ ਹੈਂ ॥
ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੧੦੬॥**

ਪਦ ਅਰਥ : ਕ੍ਰਿਤ—ਪੈਦਾ ਕਰਨ ਵਾਲਾ। ਛੜੰ ਛੜੀ—ਸੂਰਮਿਆਂ ਦਾ ਸੂਰਮਾ, ਮਹਾਨ ਸੂਰਮਾ। ਬ੍ਰਹਮ—(final beatitude) ਮੂਲ-ਸੁੰਦਰਤਾ।

ਅਨਭਉ—ਅਨੁਭਵ, ਉਹ ਗਿਆਨ ਜੋ ਆਪਣੇ ਆਪ ਤੋਂ ਪੈਦਾ ਹੋਵੇ।
ਅਨੂਪ—ਉਪਮਾ ਰਹਿਤ, ਬੇ-ਮਿਸਾਲ।

ਅਰਥ : ਹੇ ਪ੍ਰਭੂ ! ਤੂੰ ਜਗਤ ਦਾ ਕਰਤਾ ਹੈਂ, ਸੁਰਮਿਆਂ ਦਾ ਸੁਰਮਾ ਹੈਂ; ਤੇਰਾ ਸਰੂਪ ਸੁੰਦਰਤਾ ਦਾ ਮੂਲ ਹੈ, ਤੂੰ ਬੇ-ਮਿਸਾਲ ਸ੍ਰੈ-ਗਿਆਨ ਵਾਲਾ ਹੈਂ ॥੧੦੬॥

ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥
ਕਿ ਚਿੜ੍ਹ ਬਿਹੀਨੈ ॥ ਕਿ ਏਕੈ ਅਧੀਨੈ ॥੧੦੭॥

ਪਦ ਅਰਥ : ਆਦਿ—ਸਭ ਦਾ ਮੁੱਢਾ। ਅਦੇਵ—ਅ+ਦੇਵ, ਜਿਸ ਤੋਂ ਉਪਰ ਹੋਰ ਕੋਈ ਦੇਵਤਾ ਨਹੀਂ। ਅਭੇਵ—ਜਿਸ ਦਾ ਭੇਤ ਨਾ ਪਾਇਆ ਜਾ ਸਕੇ। ਚਿੜ੍ਹ—ਤਸਵੀਰ। ਬਿਹੀਨ—ਬਿਨਾ। ਏਕੈ ਅਧੀਨ—ਇਕ ਆਪਣੇ ਆਪ ਦੇ ਵੱਸ ਵਿਚ।

ਅਰਥ : ਹੇ ਪ੍ਰਭੂ ! ਤੂੰ ਸ਼ੁਰੂ ਤੋਂ ਹੀ ਹੈਂ, ਤੈਥੋਂ ਉਪਰ ਹੋਰ ਕੋਈ ਦੇਵਤਾ ਨਹੀਂ ਹੈ। ਤੂੰ ਆਪਣੇ ਜਿਹਾ ਆਪ ਹੀ ਹੈਂ, (ਇਸੇ ਵਾਸਤੇ) ਕੋਈ ਤੇਰਾ ਭੇਤ ਨਹੀਂ ਪਾ ਸਕਦਾ। ਤੇਰੀ ਕੋਈ ਤਸਵੀਰ ਨਹੀਂ (ਬਣ ਸਕਦੀ); ਤੂੰ ਇਕ ਆਪਣੇ ਆਪ ਦੇ ਹੀ ਵੱਸ ਵਿਚ ਹੈਂ ॥੧੦੭॥

ਕਿ ਰੋਜ਼ੀ ਰਜਾਕੈ ॥ ਰਹੀਮੈ ਰਿਹਾਕੈ ॥
ਕਿ ਪਾਕ ਬਿ-ਐਬ ਹੈਂ ॥ ਕਿ ਗੈਲੁਲ ਗੈਬ ਹੈਂ ॥੧੦੮॥

ਪਦ ਅਰਥ : ਰਜਾਕ—ਰਿਜਕ ਦੇਣ ਵਾਲਾ। ਰਹੀਮ—ਰਹਿਮ ਕਰਨ ਵਾਲਾ। ਰਿਹਾਕ—ਰਿਹਾਈ ਦੇਣ ਵਾਲਾ। ਪਾਕ—ਪਾਵਿੜ । ਬਿ-ਐਬ—ਐਬਾਂ ਤੋਂ ਰਹਿਤ, ਕਲੰਕ-ਰਹਿਤ। ਗੈਬ—ਉਹਲਾ, ਪਰਦਾ। ਗੈਲੁਲ ਗੈਬ—ਪੂਰਨ ਤੌਰ ਤੇ ਗੁਪਤ।

ਅਰਥ : ਹੇ ਪ੍ਰਭੂ ! ਤੂੰ ਸਭ ਜੀਵਾਂ ਨੂੰ ਰੋਜ਼ੀ ਦੇਣ ਵਾਲਾ ਹੈਂ, ਸਭ ਤੇ ਰਹਿਮ ਕਰਨ ਵਾਲਾ ਹੈਂ, ਅਤੇ ਸਭ ਨੂੰ (ਦੁੱਖਾਂ ਤੋਂ) ਰਿਹਾਈ ਦੇਣ ਵਾਲਾ ਹੈਂ। ਤੂੰ ਪਾਵਿੜ-ਸਰੂਪ ਹੈਂ, ਤੇਰੇ ਵਿਚ ਕੋਈ ਕਲੰਕ ਨਹੀਂ ਹੈ ਅਤੇ ਤੂੰ ਪੂਰਨ ਤੌਰ ਤੇ ਗੁਪਤ ਹੈਂ ॥੧੦੮॥

ਕਿ ਅਫ਼ੁਲ ਗੁਨਾਹ ਹੈਂ॥ ਕਿ ਬਾਹਾਨ ਬਾਹ ਹੈਂ॥
ਕਿ ਕਾਰਨ ਕੁਨਿੰਦ ਹੈਂ॥ ਕਿ ਰੋਜ਼ੀ ਦਿਹੰਦ ਹੈਂ॥੧੦੯॥

ਪਦ ਅਰਥ : ਗੁਨਾਹ—ਪਾਪ। ਅਫ਼ੁਲ—(ਛਾਰਸੀ, ਉਫ਼ੁਲ) ਬਖਸ਼ਸ਼।
 ਕੁਨਿੰਦ—ਕਰਨ ਵਾਲਾ। ਦਿਹੰਦ—ਦੇਣ ਵਾਲਾ।

ਅਰਥ : ਹੇ ਪ੍ਰਭੂ! ਤੂੰ ਜੀਵਾਂ ਦੇ ਪਾਪ ਬਖਸ਼ਣ ਵਾਲਾ ਹੈਂ, ਤੂੰ ਪਾਤਿਸ਼ਾਹਾਂ
 ਦਾ ਪਾਤਿਸ਼ਾਹ ਹੈਂ, ਤੂੰ ਸਭ ਕਾਰਨਾਂ ਦਾ ਕਰਤਾ ਹੈਂ (ਭਾਵ, ਰੋਜ਼ੀ ਆਦਿਕ
 ਦੇ ਸਬੱਥ, ਹਰ ਤਰ੍ਹਾਂ ਦੇ ਸਬੱਥ ਪੈਦਾ ਕਰਨ ਵਾਲਾ ਤੂੰ ਆਪ ਹੀ ਹੋ) ਅਤੇ
 ਸਭ ਨੂੰ ਰਿਜ਼ਕ ਦੇਣ ਵਾਲਾ ਹੈਂ॥੧੦੯॥

ਕਿ ਰਾਜਕ ਰਹੀਮ ਹੈਂ॥ ਕਿ ਕਰਮੰ ਕਰੀਮ ਹੈਂ॥
ਕਿ ਸਰਬੰ ਕਲੀ ਹੈਂ॥ ਕਿ ਸਰਬੰ ਦਲੀ ਹੈਂ॥੧੧੦॥

ਪਦ ਅਰਥ : ਰਾਜਕ—ਰਿਜ਼ਕ ਦੇਣ ਵਾਲਾ। ਕਰਮ—ਬਖਸ਼ਸ਼।
 ਕਰੀਮ—ਬਖਸ਼ਸ਼ ਕਰਨ ਵਾਲਾ। ਦਲੀ—ਦਲਣ ਵਾਲਾ, ਨਾਸ ਕਰਨ ਵਾਲਾ।
 ਕਲੀ—ਕਲਾਵਾਨ, ਤਾਕਤਾਂ ਦਾ ਮਾਲਕ।

ਅਰਥ : ਤੂੰ ਸਭ ਨੂੰ ਰਿਜ਼ਕ ਦੇਣ ਵਾਲਾ ਹੈਂ, ਸਭ ਤੇ ਰਹਿਮ ਕਰਨ
 ਵਾਲਾ ਹੈਂ, ਤੂੰ ਬਖਸ਼ਸ਼ ਕਰਨ ਵਾਲਾ ਬਖਸ਼ਿੰਦ ਹੈਂ। ਤੂੰ ਸਾਰੀਆਂ ਤਾਕਤਾਂ ਦਾ
 ਮਾਲਕ ਹੈਂ, ਤੇ ਸਭ ਜੀਵਾਂ ਦਾ ਸੰਘਾਰ ਕਰਨ ਵਾਲਾ ਹੈਂ॥੧੧੦॥

ਕਿ ਸਰਬਤ੍ਰ ਮਾਨਿਯੈ॥ ਕਿ ਸਰਬਤ੍ਰ ਦਾਨਿਯੈ॥
ਕਿ ਸਰਬਤ੍ਰ ਗਉਨੈ॥ ਕਿ ਸਰਬਤ੍ਰ ਭਉਨੈ॥੧੧੧॥

ਪਦ ਅਰਥ : ਮਾਨਯ—ਜਿਸ ਦਾ ਮਾਨ ਕੀਤਾ ਜਾਏ। ਸਰਬਤ੍ਰ—ਹਰ
 ਥਾਂ। ਦਾਨਿਯ—ਦਾਨੀ, ਦਾਨ ਦੇਣ ਵਾਲਾ। ਗਉਨ—ਗਮਨ, ਪਹੁੰਚ।
 ਭਉਨ—ਭਵਨ, ਲੋਕ।

ਅਰਥ : ਹੇ ਪ੍ਰਭੂ! ਹਰ ਥਾਂ ਤੇਰੀ ਹੀ ਪੂਜਾ ਹੋ ਰਹੀ ਹੈ, ਹਰ ਥਾਂ (ਸਭ
 ਜੀਵਾਂ ਨੂੰ) ਤੂੰ ਹੀ ਦਾਨ ਦੇ ਰਿਹਾ ਹੈਂ, ਤੇਰੀ ਹਰ ਥਾਂ ਪਹੁੰਚ ਹੈ, ਤੂੰ ਹਰ ਥਾਂ
 ਸਭ ਭਵਨਾਂ ਵਿਚ ਮੌਜੂਦ ਹੈਂ॥੧੧੧॥

ਕਿ ਸਰਬਦ੍ਰ ਦੇਸੈ॥ ਕਿ ਸਰਬਦ੍ਰ ਭੇਸੈ॥

ਕਿ ਸਰਬਦ੍ਰ ਰਸੈ॥ ਕਿ ਸਰਬਦ੍ਰ ਸਾਜੈ॥ ੧੧੨॥

ਪਦ ਅਰਥ : ਰਾਜੈ—ਪ੍ਰਕਾਸ਼ ਕਰ ਰਿਹਾ ਹੈ। ਸਾਜ—ਰਚਨਾ।

ਅਰਥ : ਹੇ ਪ੍ਰਭੂ ! ਹਰੇਕ ਦੇਸ ਵਿਚ ਹਰ ਥਾਂ ਤੂੰ ਹੀ ਮੌਜੂਦ ਹੈਂ, ਹਰ ਥਾਂ ਹਰੇਕ ਪਹਿਰਾਵੇ ਵਿਚ ਭੀ ਤੂੰ ਹੀ ਹੈਂ। ਹਰ ਥਾਂ ਤੂੰ ਹੀ ਆਪਣਾ ਭੇਸ ਵਿਖਾ ਰਿਹਾ ਹੈਂ, ਹਰ ਥਾਂ ਤੇਰੀ ਹੀ ਰਚੀ ਹੋਈ ਰਚਨਾ ਹੈ ॥੧੧੨॥

ਕਿ ਸਰਬਦ੍ਰ ਦੀਨੈ॥ ਕਿ ਸਰਬਦ੍ਰ ਲੀਨੈ॥

ਕਿ ਸਰਬਦ੍ਰ ਜਾਹੈ॥ ਕਿ ਸਰਬਦ੍ਰ ਭਾਹੈ॥ ੧੧੩॥

ਪਦ ਅਰਥ : ਦੀਨੈ—ਦਿੱਤਾ ਹੈ, ਦੇ ਰਿਹਾ ਹੈਂ। ਲੀਨੈ—ਲੀਨ, ਵਿਆਪਕ, ਮੌਜੂਦ। ਜਾਹੈ—ਜਲਾਲ, ਤੇਜ ਪ੍ਰਤਾਪ। ਭਾਹੈ—ਚਮਕ, ਰੌਸ਼ਨੀ।

ਅਰਥ : ਹੇ ਪ੍ਰਭੂ ! ਸਭ ਥਾਂ ਤੂੰ ਹੀ (ਸਭ ਜੀਵਾਂ ਨੂੰ) ਦਾਨ ਦੇ ਰਿਹਾ ਹੈਂ, ਹਰ ਥਾਂ ਤੂੰ ਹੀ ਮੌਜੂਦ ਹੈਂ, ਹਰ ਥਾਂ ਤੇਰਾ ਹੀ ਤੇਜ ਪ੍ਰਤਾਪ ਹੈ; ਹਰ ਥਾਂ ਤੇਰਾ ਹੀ ਪ੍ਰਕਾਸ਼ ਹੈ ॥੧੧੩॥

ਕਿ ਸਰਬਦ੍ਰ ਦੇਸੈ॥ ਕਿ ਸਰਬਦ੍ਰ ਭੇਸੈ॥

ਕਿ ਸਰਬਦ੍ਰ ਕਾਲੈ॥ ਕਿ ਸਰਬਦ੍ਰ ਪਾਲੈ॥ ੧੧੪॥

ਅਰਥ : ਹੇ ਪ੍ਰਭੂ ! ਹਰੇਕ ਦੇਸ ਵਿਚ ਹਰ ਥਾਂ ਤੂੰ ਮੌਜੂਦ ਹੈਂ, ਹਰੇਕ ਵੇਸ ਵਿਚ ਭੀ ਮੌਜੂਦ ਹੈਂ। ਹਰ ਥਾਂ (ਸਭ ਜੀਵਾਂ ਨੂੰ) ਤੂੰ ਮਾਰਨ ਵਾਲਾ ਹੈਂ, ਹਰ ਥਾਂ ਸਭ ਦੀ ਰੱਖਿਆ ਕਰਨ ਵਾਲਾ ਭੀ ਤੂੰ ਹੀ ਹੈਂ ॥੧੧੪॥

ਕਿ ਸਰਬਦ੍ਰ ਹੰਤਾ॥ ਕਿ ਸਰਬਦ੍ਰ ਗੰਤਾ॥

ਕਿ ਸਰਬਦ੍ਰ ਭੇਖੀ॥ ਕਿ ਸਰਬਦ੍ਰ ਪੇਖੀ॥ ੧੧੫॥

ਪਦ ਅਰਥ : ਹੰਤਾ—ਮਾਰਨ ਵਾਲਾ। ਗੰਤਾ—ਜਾਣ ਵਾਲਾ, ਪਹੁੰਚ ਰੱਖਣ ਵਾਲਾ। ਭੇਖੀ—ਭੇਖ ਵਾਲਾ, ਭਾਵ ਹਰੇਕ ਭੇਖ ਵਿਚ। ਪੇਖੀ—ਵੇਖਣ ਵਾਲਾ, ਸੰਭਾਲ ਕਰਨ ਵਾਲਾ।

ਅਰਥ : ਹੇ ਪ੍ਰਭੂ ! ਹਰ ਥਾਂ (ਸਭ ਜੀਵਾਂ ਨੂੰ) ਤੂੰ ਹੀ ਮਾਰਨ ਵਾਲਾ ਹੈ,

ਤੂੰ ਹਰ ਥਾਂ ਪਹੁੰਚ ਵਾਲਾ ਹੈ। ਹਰ ਥਾਂ ਹਰੇਕ ਪਹਿਰਾਵੇਂ ਵਿਚ ਤੂੰ ਹੀ ਹੈਂ ਅਤੇ
ਹਰ ਥਾਂ ਤੂੰ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈਂ॥੧੧੫॥

ਕਿ ਸਰਬਤ੍ਰ ਕਾਜੈ॥ ਕਿ ਸਰਬਤ੍ਰ ਰਾਜੈ॥

ਕਿ ਸਰਬਤ੍ਰ ਸੋਖੈ॥ ਕਿ ਸਰਬਤ੍ਰ ਪੋਖੈ॥੧੧੬॥

ਪਦ ਅਰਥ : ਕਾਜੈ—ਕਾਜ, ਕੰਮ। ਰਾਜੈ—ਪ੍ਰਕਾਸ਼ ਕਰ ਰਿਹਾ ਹੈ।
ਸੋਖੈ—ਸੁਕਾ ਰਿਹਾ ਹੈਂ, ਨਾਸ ਕਰ ਰਿਹਾ ਹੈਂ। ਪੋਖੈ—ਪਾਲ ਰਿਹਾ ਹੈਂ।

ਅਰਥ : ਹੇ ਪ੍ਰਭੂ ! ਹਰ ਥਾਂ ਤੇਰੇ ਹੀ ਕੀਤੇ ਕੰਮ ਦਿੱਤਦੇ ਹਨ, ਹਰ ਥਾਂ
ਤੂੰ ਹੀ ਆਪਣਾ ਪ੍ਰਕਾਸ਼ ਕਰ ਰਿਹਾ ਹੈਂ। ਹਰ ਥਾਂ ਤੂੰ ਹੀ (ਸਭ ਨੂੰ) ਮਾਰਨ
ਵਾਲਾ ਹੈਂ, ਹਰ ਥਾਂ ਤੂੰ ਸਭ ਨੂੰ ਪਾਲਣ ਵਾਲਾ ਹੈਂ॥੧੧੬॥

ਕਿ ਸਰਬਤ੍ਰ ਢਾਣੈ॥ ਕਿ ਸਰਬਤ੍ਰ ਪ੍ਰਾਣੈ॥

ਕਿ ਸਰਬਤ੍ਰ ਦੇਸੈ॥ ਕਿ ਸਰਬਤ੍ਰ ਭੇਸੈ॥੧੧੭॥

ਪਦ ਅਰਥ : ਢਾਣ—ਤਾਕਤ, ਜੋਰ। ਪ੍ਰਾਣ—ਜਿੰਦ।

ਅਰਥ : ਹੇ ਪ੍ਰਭੂ ! ਹਰ ਥਾਂ ਤੇਰਾ ਬਲ ਵਰਤ ਰਿਹਾ ਹੈ, ਹਰ ਥਾਂ ਤੇਰੀ
ਹੀ (ਦਿੱਤੀ) ਜਿੰਦ ਰੁਮਕ ਰਹੀ ਹੈ; ਹਰ ਥਾਂ ਹਰੇਕ ਦੇਸ ਵਿਚ ਤੂੰ ਹੀ ਮੌਜੂਦ
ਹੈਂ ਅਤੇ ਹਰ ਥਾਂ ਹਰੇਕ ਪਹਿਰਾਵੇਂ ਵਿਚ ਭੀ ਤੂੰ ਹੀ ਤੂੰ ਹੈਂ॥੧੧੭॥

ਕਿ ਸਰਬਤ੍ਰ ਮਾਨਿਯੈ॥ ਸਦੈਵੰ ਪ੍ਰਧਾਨਿਯੈ॥

ਕਿ ਸਰਬਤ੍ਰ ਜਾਪਿਯੈ॥ ਕਿ ਸਰਬਤ੍ਰ ਬਾਪਿਯੈ॥੧੧੮॥

ਪਦ ਅਰਥ : ਪ੍ਰਧਾਨ—ਮੁਖੀ, ਆਗੂ। ਜਾਪਿਯੈ—ਜਪਿਆ ਜਾ ਰਿਹਾ
ਹੈ। ਬਾਪਿਯੈ—ਆਸਥਿਤ ਹੈ, ਕਾਇਮ ਹੈ। ਸਦੈਵੰ—ਸਦਾ+ਏਵ, ਸਦਾ ਹੀ।

ਅਰਥ : ਹੇ ਪ੍ਰਭੂ ! ਹਰ ਥਾਂ (ਸਭ ਜੀਵ) ਤੇਰੀ ਹੀ ਪੂਜਾ ਕਰ ਰਹੇ ਹਨ;
ਸਦਾ ਹੀ ਤੂੰ ਹੀ (ਹਰ ਥਾਂ) ਮੁਖੀ ਹੈਂ; ਹਰ ਥਾਂ ਤੇਰਾ ਹੀ ਜਾਪ ਹੋ ਰਿਹਾ ਹੈ
ਅਤੇ ਹਰ ਥਾਂ ਤੂੰ ਹੀ ਤੂੰ ਕਾਇਮ ਹੈਂ॥੧੧੮॥

ਕਿ ਸਰਬਤ੍ਰ ਭਾਨੈ॥ ਕਿ ਸਰਬਤ੍ਰ ਮਾਨੈ॥

ਕਿ ਸਰਬਤ੍ਰ ਇੰਦ੍ਰੈ॥ ਕਿ ਸਰਬਤ੍ਰ ਚੰਦ੍ਰੈ॥੧੧੯॥

ਪਦ ਅਰਥ : ਭਾਨ—ਸੂਰਜ, ਸੂਰਜ ਵਾਂਗ ਤੇਜ਼ ਖਿਲਾਰਨ ਵਾਲਾ। ਮਾਨੈ—ਆਦਰ ਪਾਉਣ ਵਾਲਾ। ਇੰਦ੍ਰ—ਰਾਜਾ। ਚੰਦ੍ਰ—ਚੰਦ੍ਰਮਾ, ਚੰਦ੍ਰਮਾ ਵਾਂਗ ਕੋਮਲ ਚਾਨਣੀ ਦੇਣ ਵਾਲਾ।

ਅਰਥ : ਹੇ ਪ੍ਰਭੂ ! ਹਰ ਥਾਂ ਤੂੰ ਹੀ ਸੂਰਜ ਵਾਂਗ ਤੇਜ਼ ਖਿਲਾਰ ਰਿਹਾ ਹੈਂ, ਹਰ ਥਾਂ (ਜੀਵ) ਤੇਰੀ ਪੁਜਾ ਕਰ ਰਹੇ ਹਨ। ਹਰ ਥਾਂ ਤੂੰ ਹੀ (ਸਭ ਜੀਵਾਂ ਦਾ) ਰਾਜਾ ਹੈਂ। ਅਤੇ ਹਰ ਥਾਂ ਤੂੰ ਹੀ ਚੰਦ੍ਰਮਾ ਵਾਂਗ ਕੋਮਲ ਚਾਨਣ ਕਰ ਰਿਹਾ ਹੈਂ ॥੧੧੯॥

ਕਿ ਸਰਬੰ ਕਲੀਮੈ ॥ ਕਿ ਪਰਮੰ ਛਹੀਮੈ ॥
ਕਿ ਆਕਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੨੦॥

ਪਦ ਅਰਥ : ਕਲੀਮ—ਕਲਾਮ ਵਾਲਾ, ਕਲਾਮ ਦਾ ਮਾਲਕ, ਸੋਹਣਾ ਬੋਲਣ ਵਾਲਾ। ਛਹੀਮ—ਛਹਿਮ ਵਾਲਾ, ਸਮਝ ਵਾਲਾ। ਆਕਲ—ਅਕਲ ਵਾਲਾ। ਅਲਾਮੈ—ਇਲਮ ਵਾਲਾ, ਵਿਦਵਾਨ। ਕਲਾਮ—ਬਾਣੀ, ਬੋਲ। ਸਾਹਿਬ ਕਲਾਮ—ਬਾਣੀ ਦਾ ਮਾਲਕ।

ਅਰਥ : ਹੇ ਪ੍ਰਭੂ ! ਸਭ ਜੀਵਾਂ ਵਿਚ ਬੈਠ ਕੇ ਤੂੰ ਹੀ ਸੋਹਣਾ ਬੋਲ ਬੋਲ ਰਿਹਾ ਹੈਂ, ਤੂੰ ਉੱਚੀ ਸਮਝ ਵਾਲਾ ਹੈਂ, ਤੂੰ ਅਕਲ ਤੋਂ ਇਲਮ ਦਾ ਧਨੀ ਹੈਂ ਅਤੇ ਬੋਲਣ ਵਿਚ ਭੀ ਮਾਹਿਰ ਹੈਂ ॥੧੨੦॥

ਕਿ ਹੁਸਨੂਲ ਵਜੂ ਹੈਂ ॥ ਤਮਾਮੂਲ ਕੁਜੂ ਹੈਂ ॥
ਹਮੇਸ਼ੁਲ ਸਲਾਮੈ ॥ ਸਲੀਮਤ ਮੁਦਾਮੈ ॥੧੨੧॥

ਪਦ ਅਰਥ : ਹੁਸਨ—ਸੁੰਦਰਤਾ, ਜੋਬਨ। ਵਜੂ—ਨੁਹਾਰ, ਚਿਹਰਾ। ਤਮਾਮ—ਸਾਰੇ ਜੀਵ। ਕੁਜੂ—ਤਵੱਜੋ, ਧਿਆਨ। ਸਲਾਮ—ਸਲਾਮਤ, ਕਾਇਮ। ਸਲੀਮਤ—ਸਲੀਕਤ, ਸਲੀਕ + ਤ, ਤੇਰਾ ਸਲੀਕ। ਸਲੀਕਾ—ਤਰਤੀਬ, ਸਜਾਵਟ, ਜਗਤ ਦੇ ਪਦਾਰਥਾਂ ਦੀ ਸਜਾਵਟ। ਮੁਦਾਮ—ਹਮੇਸ਼ਾ।

ਅਰਥ : ਹੇ ਪ੍ਰਭੂ ! ਤੂੰ ਸੁੰਦਰਤਾ ਦੀ ਮੂੰਡਤੀ ਹੈਂ, ਸਭ ਜੀਵਾਂ ਵਲ ਤੇਰਾ ਧਿਆਨ ਹੈ; ਤੂੰ ਹਮੇਸ਼ਾ ਬਿਰ ਰਹਿਣ ਵਾਲਾ ਹੈਂ, ਤੇਰੀ ਰਚੀ ਹੋਈ ਜਗਤ ਦੀ ਵਿਚਿੰਤ ਹਮੇਸ਼ਾ ਵਾਸਤੇਂ ਹੈ (ਭਾਵ, ਇਸ ਵਿਚਿੰਤ, ਇਸ ਸਜਾਵਟ ਵਿਚ ਕੋਈ ਜੀਵ ਵਿਘਨ ਨਹੀਂ ਪਾ ਸਕਦਾ) ॥੧੨੧॥

**ਗਨੀਮੁਲ ਸ਼ਿਕਸਤੈ ॥ ਗਰੀਬੁਲ ਪਰਸਤੈ ॥
ਬਿਲੰਦੁਲ ਮਕਾਨੈ ॥ ਜ਼ਿਮੀਨੁਲ ਜ਼ਮਾਨੈ ॥੧੨੨॥**

ਪਦ ਅਰਥ : ਗਨੀਮ—ਵੈਗੀ। ਸ਼ਿਕਸਤ—ਹਾਰ। ਗਨੀਮੁਲ ਸ਼ਿਕਸਤੈ—ਵੈਗੀ ਨੂੰ ਹਾਰ ਦੇਣ ਵਾਲਾ। ਗਰੀਬ—ਕੰਗਾਲ। ਪਰਸਤ—ਪਾਲਣ ਵਾਲਾ। ਗਰੀਬੁਲ ਪਰਸਤ—ਗਰੀਬਾਂ ਦਾ ਪਾਲਣ ਵਾਲਾ। ਬਿਲੰਦ—ਬੁਲੰਦ, ਉੱਚਾ। ਮਕਾਨ—ਘਰ, ਟਿਕਾਣਾ। ਜ਼ਿਮੀਨ—ਧਰਤੀ। ਜ਼ਮਾਨ—ਜ਼ਮਾਨਾ, ਸਮਾ (ਵੇਖੋ ਛੰਦ ਨੰ: ੧੫੯)।

ਅਰਥ : ਹੇ ਪ੍ਰਭੂ ! ਤੂੰ ਵੈਗੀਆਂ ਨੂੰ ਹਾਰ ਦੇਣ ਵਾਲਾ ਹੈਂ, ਗਰੀਬਾਂ ਦੀ ਪਾਲਣਾ ਕਰਨ ਵਾਲਾ ਹੈਂ, ਪ੍ਰਭੂ ! ਤੇਰਾ ਸਭ ਤੋਂ ਉੱਚਾ ਟਿਕਾਣਾ ਹੈ; ਤੂੰ (ਹਰ ਥਾਂ) ਧਰਤੀ ਉੱਤੇ ਅਤੇ ਹਰ ਸਮੇਂ ਮੌਜੂਦ ਹੈਂ ॥੧੨੨॥

**ਤਮੀਜੁਲ ਤਮਾਮੈ ॥ ਰੁਜੂਅਲ ਨਿਧਾਨੈ ॥
ਹਰੀਝੁਲ ਅਜੀਮੈ ॥ ਰਜਾਇਕ ਯਕੀਨੈ ॥੧੨੩॥**

ਪਦ ਅਰਥ : ਤਮੀਜ਼—ਪਛਾਣ। ਤਮਾਮ—ਸਾਰਾ। ਤਮੀਜੁਲ ਤਮਾਮ—ਤਮੀਜ਼ ਦਾ ਪੁੰਜ, ਪਛਾਣ ਦਾ ਪੁੰਜ। ਰੁਜੂ—ਤਵੱਜੋ, ਧਿਆਨ। ਨਿਧਾਨ—ਖਜ਼ਾਨਾ। ਰੁਜੂਅਲ ਨਿਧਾਨ—ਧਿਆਨ ਦਾ ਖਜ਼ਾਨਾ। ਹਰੀਝ—ਵੈਗੀ। ਅਜੀਮ—ਵੱਡਾ। ਰਜਾਇਕ—ਰਿਜ਼ਕ ਦੇਣ ਵਾਲਾ। ਯਕੀਨੈ—ਸੱਚ-ਮੁੱਚ।

ਅਰਥ : ਹੇ ਪ੍ਰਭੂ ! ਤੂੰ ਜੀਵਾਂ ਦੀ ਸੰਭਾਲ ਦਾ ਪੁੰਜ ਹੈਂ, ਤੂੰ ਸਭ ਜੀਵਾਂ ਦੇ ਧਿਆਨ ਦਾ ਖਜ਼ਾਨਾ ਹੈਂ (ਭਾਵ, ਤੂੰ ਸਭ ਜੀਵਾਂ ਦੀ ਇਤਨੀ ਸੰਭਾਲ ਕਰਦਾ ਹੈ, ਇਤਨਾ ਖਿਆਲ ਰੱਖਦਾ ਹੈਂ ਕਿ ਇਹ ਗੁਣ ਤੇਰੇ ਵਿਚੋਂ ਕਦੇ ਮੁੱਕਦਾ ਨਹੀਂ, ਤੂੰ ਇਸ ਗੁਣ ਦਾ ਖਜ਼ਾਨਾ ਹੈਂ)। ਹੇ ਪ੍ਰਭੂ ! (ਆਕੀਆਂ ਦਾ) ਤੂੰ ਵੱਡਾ ਵੈਗੀ ਹੈਂ, ਤੂੰ ਸੱਚ-ਮੁੱਚ ਸਭ ਜੀਵਾਂ ਨੂੰ ਰਿਜ਼ਕ ਦੇਣ ਵਾਲਾ ਹੈਂ ॥੧੨੩॥

**ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥
ਅਜੀਜੁਲ ਨਿਵਾਜ਼ ਹੈਂ ॥ ਗਨੀਮੁਲ ਖਿਰਾਜ ਹੈਂ ॥੧੨੪॥**

ਪਦ ਅਰਥ : ਤਰੰਗ—ਲਹਿਰਾਂ (ਜੀਅ-ਜੰਤ ਆਦਿਕ)। ਅਭੇਦ—ਜਿਸ ਦਾ ਭੇਦ ਨਾ ਪਾਇਆ ਜਾ ਸਕੇ। ਅਭੰਗ—ਅਬਿਨਾਸ਼ੀ। ਅਜੀਜ਼—ਪਿਆਰਾ।

ਨਿਵਾਜ਼—ਵਡਿਆਈ ਦੇਣ ਵਾਲਾ। ਗਨੀਮ—ਵੈਗੀ। ਖਿਰਾਜ—ਹਾਲਾ, ਚੱਟੀ
 (ਵੇਖੋ ਛੰਦ ਨੰ: ੧੫੩)।

ਅਰਥ : ਹੇ ਪ੍ਰਭੂ! (ਤੂੰ ਮਾਨੋ ਇਕ ਵੱਡਾ ਸਮੁੰਦਰ ਹੈ, ਜਗਤ ਦੇ ਸਾਰੇ
 ਰੂਪ ਰੰਗ, ਸਾਰੇ ਜੀਅ-ਜੰਤ) ਤੇਰੀਆਂ ਅਨੇਕਾਂ ਲਹਿਰਾਂ ਹਨ, ਤੇਰਾ ਭੇਤ ਨਹੀਂ
 ਪਾਇਆ ਜਾ ਸਕਦਾ, ਤੂੰ ਨਾਸ-ਰਹਿਤ ਹੈ। ਹੇ ਪ੍ਰਭੂ! ਜੋ ਤੈਨੂੰ ਪਿਆਰੇ ਹਨ,
 ਤੁੰ ਉਹਨਾਂ ਨੂੰ ਮਾਣ ਵਡਿਆਈ ਦੇਂਦਾ ਹੈ; ਪਰ ਵੈਗੀਆਂ ਤੋਂ ਤੂੰ ਚੱਟੀ ਭਰਦਾ
 ਹੈ (ਭਾਵ, ਜੋ ਤੇਰੇ ਅੱਗੇ ਅੜਦੇ ਹਨ, ਉਹਨਾਂ ਨੂੰ ਮੂੰਹ-ਬਾਰ ਮਾਰਦਾ
 ਹੈ)॥੧੨੪॥

ਨਿਰੁਕਤ ਸਰੂਪ ਹੈ॥ ਦ੍ਰਿਮੁਕਤ ਬਿਛੂਤਿ ਹੈ॥
ਪ੍ਰਭੁਗਤ ਪ੍ਰਭਾ ਹੈ॥ ਸੁਜੁਗਤ ਸੁਧਾ ਹੈ॥੧੨੫॥

ਪਦ ਅਰਥ : ਨਿਰੁਕਤ—ਨਿਰ+ਉਕਤ, ਜੋ ਬਿਆਨ ਨਾ ਹੋ ਸਕੇ, ਕਥਨ
 ਤੋਂ ਪਰੇ। ਸਰੂਪ—ਹਸਤੀ, ਵਜ਼ੂਦ। ਬਿਛੂਤਿ—ਤੇਜ, ਪ੍ਰਤਾਪ, ਐਸ਼ੁਰਜ; ਅੱਠ
 ਕਿਸਮ ਦੀਆਂ ਸਿੱਧੀਆਂ ਜੋ ਜੰਗੀ ਲੋਕ ਸਮਾਧੀ ਲਾ ਕੇ ਪ੍ਰਾਪਤ ਕਰਦੇ ਹਨ।
 ਤ੍ਰਿ—ਮਾਇਆ ਦੇ ਤਿੰਨ ਗੁਣ; ਰਜੋ, ਤਮੇ ਅਤੇ ਸੱਤ੍ਰੁ। ਤ੍ਰਿ ਮੁਕਤ—ਤਿੰਨਾਂ
 ਗੁਣਾਂ ਤੋਂ ਪਰੇ। ਮੁਕਤ—ਅਜ਼ਾਦ। ਤ੍ਰਿਮੁਕਤਿ ਬਿਛੂਤਿ—ਉਹ ਜਿਸ ਦਾ ਪ੍ਰਤਾਪ
 ਤਿੰਨਾਂ ਗੁਣਾਂ ਤੋਂ ਉਤਾਹ ਹੈ। ਪ੍ਰਭਾ—ਪ੍ਰਕਾਸ਼। ਭੁਗਤ—ਬੋਗਿਆ ਹੋਇਆ,
 ਮਾਣਿਆ ਹੋਇਆ। ਪ੍ਰਭੁਗਤ—ਚੰਗੀ ਤਰ੍ਹਾਂ ਮਾਣਿਆ ਹੋਇਆ। ਪ੍ਰਭੁਗਤ
 ਪ੍ਰਭਾ—ਉਹ ਜਿਸ ਦੇ ਪ੍ਰਕਾਸ਼ ਨੂੰ ਸਾਰੇ ਜੀਵ ਚੰਗੀ ਤਰ੍ਹਾਂ ਮਾਣਦੇ ਹਨ। ਸੁਧਾ—
 ਅੰਮ੍ਰਿਤ, ਮਹਾਨ ਉੱਤਮ ਰਸ। ਸੁਜੁਗਤ—ਚੰਗੀ ਤਰ੍ਹਾਂ ਮਿਲਿਆ ਹੋਇਆ।

ਅਰਥ : ਹੇ ਪ੍ਰਭੂ! ਤੇਰੀ ਹਸਤੀ ਐਸੀ ਹੈ ਜਿਸ ਦਾ ਬਿਆਨ ਨਹੀਂ ਕੀਤਾ
 ਜਾ ਸਕਦਾ; ਤੇਰਾ ਪ੍ਰਤਾਪ ਅਜਿਹਾ ਹੈ, ਜੋ ਮਾਇਆ ਦੇ ਤਿੰਨਾਂ ਗੁਣਾਂ ਤੋਂ
 ਪਰੇ ਹੈ (ਭਾਵ, ਤੇਰੇ ਤੇਜ-ਪ੍ਰਤਾਪ ਨੂੰ ਮਾਇਆ ਪੋਹ ਨਹੀਂ ਸਕਦੀ)। (ਜਗਤ
 ਦੇ ਸਾਰੇ ਜੀਵ) ਤੇਰੇ ਹੀ ਪ੍ਰਕਾਸ਼ ਨੂੰ ਮਾਣ ਰਹੇ ਹਨ, ਤੂੰ ਇਕ ਐਸਾ ਮਹਾਨ
 ਉੱਤਮ ਰਸ ਹੈ ਜੋ ਸਭ ਜੀਵਾਂ ਨਾਲ ਮਿਲਿਆ ਹੋਇਆ ਹੈ (ਜਿਸ ਦਾ ਅਨੰਦ
 ਹਰੇਕ ਜੀਵ ਲੈ ਸਕਦਾ ਹੈ)॥੧੨੫॥

ਸਦੈਵੰ ਸਰੂਪ ਹੈ॥ ਅਭੇਦੀ ਅਨੂਪ ਹੈ॥
ਸਮਸਤੈ ਪਰਾਜ ਹੈ॥ ਸਦਾ ਸਰਬ ਸਾਜ ਹੈ॥੧੨੬॥

ਪਦ ਅਰਥ : ਸਦੈਵੰ—ਸਦਾ+ਏਵ, ਸਦਾ ਹੀ। ਸਦੈਵੰ ਸਰੂਪ—ਉਹ ਜਿਸ ਦਾ ਵਜੂਦ ਸਦਾ ਹੀ ਰਹਿਣ ਵਾਲਾ ਹੈ। ਅਭੇਦੀ—ਅ+ਭੇਦ। ਭੇਦ—(dualism) ਦ੍ਰਿੱਤ, ਪਰਮਾਤਮਾ ਤੋਂ ਛੁੱਟ ਕਿਸੇ ਹੋਰ ਹਸਤੀ ਦੀ ਭੀ ਬਰਾਬਰੀ ਤੇ ਹੋਂਦ ਦਾ ਯਕੀਨ। ਅਭੇਦ—ਉਹ ਜਿਸ ਦੇ ਟਾਕਰੇ ਤੇ ਹੋਰ ਕੋਈ ਹਸਤੀ ਨਹੀਂ; ਅਦ੍ਰੀ। ਅਨੂਪ—ਜਿਸ ਵਰਗਾ ਹੋਰ ਕੋਈ ਨਹੀਂ। ਸਮਸਤ—ਸਾਰੇ (ਜੀਵ)। ਪਰਾਜ—ਹਾਰ, ਸ਼ਿਕਾਤ। ਸਮਸਤੋਂ ਪਰਾਜ—ਸਭ ਨੂੰ ਹਾਰ ਦੇਣ ਵਾਲਾ। ਸਾਜ—ਬਣਾਣ ਵਾਲਾ।

ਅਰਥ : ਹੇ ਪ੍ਰਭੂ ! ਤੇਰਾ ਵਜੂਦ ਸਦਾ ਕਾਇਮ ਰਹਿਣ ਵਾਲਾ ਹੈ, ਤੇਰਾ ਕੋਈ ਸ਼ਰੀਰ ਨਹੀਂ, ਤੇਰੇ ਵਰਗਾ ਹੋਰ ਕੋਈ ਨਹੀਂ, (ਕੋਈ ਤੇਰੇ ਅੱਗੇ ਅੜ ਨਹੀਂ ਸਕਦਾ) ਤੂੰ ਸਭ ਨੂੰ ਜਿੱਤਣ ਵਾਲਾ ਹੈਂ ਅਤੇ ਸਦਾ ਸਭ ਜੀਵਾਂ ਨੂੰ ਪੈਦਾ ਕਰਨ ਵਾਲਾ ਹੈਂ ॥੧੨੬॥

**ਸਮਸਤੁਲ ਸਲਾਮ ਹੈਂ॥ ਸਦੈਫੁਲ ਅਕਾਮ ਹੈਂ॥
ਨਿਬਾਧ ਸਰੂਪ ਹੈਂ॥ ਅਗਾਧ ਹੈਂ ਅਨੂਪ ਹੈਂ॥੧੨੭॥**

ਪਦ ਅਰਥ : ਸਲਾਮ—ਸਲਾਮਤ, ਸੁਖੀ, ਨਿਰੋਆ। ਸਮਸਤ—ਸਾਰੇ ਜੀਵ। ਸਮਸਤੁਲ ਸਲਾਮ—ਉਹ ਜੋ ਸਾਰੇ ਜੀਵਾਂ ਦੀ ਸਲਾਮਤੀ ਦਾ ਕਾਰਨ ਹੈ। ਨਿਬਾਧ—ਨਿਰ+ਬਾਧ, ਅਬਾਧ, (unchecked, unobstructed) ਜਿਸ ਦੇ ਰਾਹ ਵਿਚ ਰੋਕ ਨਾ ਪਾਈ ਜਾ ਸਕੇ (ਵੇਖੋ ਛੰਦ ਨੰ: ੬੪)। ਅਗਾਧ—ਅਗਾਹ, ਅਬਾਹ।

ਅਰਥ : ਹੇ ਪ੍ਰਭੂ ! ਤੂੰ ਸਭ ਜੀਵਾਂ ਦੀ ਸਲਾਮਤੀ ਦਾ ਮੂਲ ਹੈਂ, ਤੂੰ ਸਦਾ ਹੀ ਕਾਮਨਾ ਰਹਿਤ ਹੈਂ, ਪ੍ਰਭੂ ! ਤੇਰੀ ਹਸਤੀ ਐਸੀ ਹੈ ਕਿ ਕੋਈ ਜੀਵ ਤੇਰੇ ਰਾਹ ਵਿਚ ਕੋਈ ਰੋਕ ਨਹੀਂ ਪਾ ਸਕਦਾ; ਤੇਰਾ ਬਹੁ ਨਹੀਂ ਪੈ ਸਕਦਾ, ਤੇਰੇ ਵਰਗਾ ਕੋਈ ਨਹੀਂ ਹੈ ॥੧੨੮॥

**ਓਅੰ ਆਦਿ ਰੂਪੈ॥ ਅਨਾਦਿ ਸਰੂਪੈ॥
ਅਨੰਗੀ ਅਨਾਮੇ॥ ਤ੍ਰਿਭੰਗੀ ਤ੍ਰਿਕਾਮੇ॥੧੨੯॥**

ਪਦ ਅਰਥ : ਓਅੰ—ਪਰਮ ਬ੍ਰਹਮ, ਸਾਰੇ ਜਗਤ ਦੀ ਆਤਮਾ। ਤ੍ਰਿਭੰਗੀ—(ਤ੍ਰਿ—ਤਿੰਨ ਲੋਕ : ਅਕਾਸ਼, ਪਾਤਾਲ, ਮਾਤ) ਤਿੰਨ ਭਵਨਾਂ ਦਾ

ਨਾਸ ਕਰਨ ਵਾਲਾ। ਤ੍ਰਿਕਾਮ—ਤਿੰਨਾਂ ਭਵਨਾਂ ਦੀ ਕਾਮਨਾ ਪੂਰੀ ਕਰਨ ਵਾਲਾ।

ਅਰਥ : ਹੇ ਪ੍ਰਭੂ ! ਤੂੰ ਸਾਰੇ ਜਗਤ ਦੀ ਆਤਮਾ ਹੈਂ, ਤੇਰੀ ਹੀ ਹਸਤੀ ਸਭ ਤੋਂ ਪਹਿਲਾਂ ਦੀ ਹੈ, ਤੇਰੀ ਹਸਤੀ ਦਾ ਅਰੰਭ ਲੱਭਿਆ ਨਹੀਂ ਜਾ ਸਕਦਾ। ਹੇ ਪ੍ਰਭੂ ! ਤੇਰਾ ਕੋਈ ਖਾਸ ਅੰਗ ਨਹੀਂ, ਤੇਰਾ ਕੋਈ ਇਕ ਨਾਮ ਨਹੀਂ, ਤੂੰ ਤਿੰਨਾਂ ਹੀ ਭਵਨਾਂ ਦਾ ਨਾਸ ਕਰਨ ਵਾਲਾ ਹੈਂ, ਅਤੇ ਤਿੰਨਾਂ ਹੀ ਭਵਨਾਂ ਦੇ ਜੀਵਾਂ ਦੀ ਕਾਮਨਾ (ਭੀ) ਪੂਰੀ ਕਰਨ ਵਾਲਾ ਹੈਂ ॥੧੨੯॥

ਤ੍ਰਿਬਰਗ ਤ੍ਰਿਬਾਧੇ ॥ ਅਰੀਜੇ ਅਗਾਧੇ ॥

ਸੁਭੰ ਸਰਬ ਭਾਗੇ ॥ ਸੁ ਸਰਬਾ ਅਨੁਰਾਗੇ ॥੧੨੯॥

ਪਦ ਅਰਥ : ਤ੍ਰਿਬਰਗ—(ਵੇਖੋ ਛੰਦ ਨੰ: ੧੪, ੩੨) ਉਹ ਜਿਸ ਵਿਚ ਜਗਤ ਦੇ ਤਿੰਨੇ ਹੀ ਪਦਾਰਥ (ਧਰਮ, ਮੁਰਥ ਅਤੇ ਕਾਮ) ਮੌਜੂਦ ਹਨ। ਬਾਧਾ—ਬਾਧਾ, ਰੋਕ, ਰੁਕਾਵਟ। ਤ੍ਰਿਬਾਧ—ਉਹ ਜੋ ਤਿੰਨਾਂ ਹੀ ਭਵਨਾਂ ਦੇ ਜੀਵਾਂ ਦੇ ਰਾਹ ਵਿਚ ਰੋਕ ਪਾ ਸਕਦਾ ਹੈ (ਬਾਵਾ, ਜੋ ਤ੍ਰਿਭਵਨਾਂ ਦੇ ਜੀਵਾਂ ਉਤੇ ਆਪਣਾ ਕੁੰਡਾ ਰੱਖਦਾ ਹੈ)। ਅਰੀਜ—ਅਜਿੱਤ। ਭਾਗ—(a part of any whole) ਅੰਗ। ਸੁਭ—ਸੋਹਣੇ। ਸੁਭੰ ਸਰਬ ਭਾਗ—ਜਿਸ ਦੇ ਸਾਰੇ ਹੀ ਅੰਗ ਸੋਹਣੇ ਹਨ। ਅਨੁਰਾਗ—ਪਿਆਰ। ਸਰਬ ਅਨੁਰਾਗ—ਜਿਸ ਦਾ ਸਭ ਨਾਲ ਪਿਆਰ ਹੈ, (ਕਿਉਂਕਿ ‘ਹੋਏ ਫੈਲਿਓ ਅਨੁਰਾਗ’)।

ਅਰਥ : ਹੇ ਪ੍ਰਭੂ ! ਤੇਰੇ ਅੰਦਰ ਜਗਤ ਦੇ ਤਿੰਨੇ ਹੀ ਪਦਾਰਥ ਮੌਜੂਦ ਹਨ; ਤੂੰ ਤਿੰਨਾਂ ਭਵਨਾਂ ਦੇ ਜੀਵਾਂ ‘ਤੇ ਆਪਣਾ ਕੁੰਡਾ ਰਖਿਆ ਹੋਇਆ ਹੈ। ਤੂੰ ਅਜਿੱਤ ਹੈਂ ਅਤੇ ਅਥਾਹ ਹੈਂ। ਹੇ ਪ੍ਰਭੂ ! ਤੇਰੇ ਸਾਰੇ ਹੀ ਅੰਗ ਸੋਹਣੇ ਹਨ, ਤੂੰ ਸਭ ਜੀਵਾਂ ਨੂੰ ਪਿਆਰ ਕਰਦਾ ਹੈਂ ॥੧੨੯॥

ਤ੍ਰਿਭੁਗਤ ਸਰੂਪ ਹੈਂ ॥ ਅਛਿੱਜ ਹੈਂ ਅਛੂਤ ਹੈਂ ॥

ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਖੀਉਲ ਪ੍ਰਣਾਸਿ ਹੈਂ ॥੧੩੦॥

ਪਦ ਅਰਥ : ਤ੍ਰਿ—ਤਿੰਨ ਭਵਨ, ਤਿੰਨ ਭਵਨਾਂ ਦੇ ਜੀਵ। ਭੁਗਤ—ਭੋਗਿਆ ਹੋਇਆ, ਮਾਣਿਆ ਹੋਇਆ। ਤ੍ਰਿਭੁਗਤ—ਜਿਸ ਨੂੰ ਤਿੰਨਾਂ ਲੋਕਾਂ ਦੇ ਜੀਵ ਮਾਣਦੇ ਹਨ, ਜਿਸ ਤੋਂ ਤਿੰਨਾਂ ਲੋਕਾਂ ਦੇ ਜੀਵ ਅਨੰਦ ਲੈਂਦੇ ਹਨ।

ਅਛੱਜ—ਨਾ ਛਿੱਜਣ ਵਾਲਾ, ਪੁਰਾਣਾ ਨਾ ਹੋਣ ਵਾਲਾ। **ਅਛੂਤ**—ਜੋ ਛੋਹਿਆ ਨਾ ਜਾ ਸਕੇ। **ਪਿਬੀ**—ਪਿਬਵੀ, ਧਰਤੀ। [ਪਵਸ—to travel] **ਪ੍ਰਵਾਸ**—(a temporary sojourn) ਥੋੜੇ ਚਿਰ ਦੀ ਰਿਹਾਇਸ਼। **ਪ੍ਰਵਾਸੀ**, ਮੁਸਾਫਿਰ, ਰਾਹੀਂ।

ਅਰਥ : ਹੇ ਪ੍ਰਭੂ ! ਤੇਰੀ ਹਸਤੀ ਐਸੀ ਹੈ ਜਿਸ ਤੋਂ ਤਿੰਨਾਂ ਹੀ ਲੋਕਾਂ ਦੇ ਜੀਵ ਅਨੰਦ ਲੈਂਦੇ ਹਨ; ਤੇਰਾ ਵਜੂਦ ਕਦੇ ਪੁਰਾਣਾ ਨਹੀਂ ਹੁੰਦਾ, ਤੈਨੂੰ ਕੋਈ ਛੋਹ ਨਹੀਂ ਸਕਦਾ। ਹੇ ਪ੍ਰਭੂ ! ਤੂੰ ਨਰਕਾਂ ਦਾ ਨਾਸ ਕਰਨ ਵਾਲਾ ਹੈਂ; ਧਰਤੀ ਉੱਤੇ ਤੂੰ ਆਪ ਹੀ (ਜੀਵ ਰੂਪ) ਮੁਸਾਫਿਰ ਹੈਂ ॥੧੩੦॥

ਨਿਰੁਕਤ-ਪ੍ਰਭਾ ਹੈਂ॥ ਸਦੈਵੰ ਸਦਾ ਹੈਂ॥
ਬਿਭੁਗਤ ਸਰੂਪ ਹੈਂ॥ **ਪ੍ਰਜਗਤ ਅਨੂਪ** ਹੈਂ॥੧੩੧॥

ਪਦ ਅਰਥ : ਨਿਰੁਕਤ—ਨਿਰ+ਉਕਤ, ਜਿਸ ਦਾ ਬਿਆਨ ਨਾ ਹੋ ਸਕੇ। ਪ੍ਰਭਾ—ਚਮਕ, ਤੇਜ। ਸਦੈਵੰ—ਸਦਾ+ਏਵ, ਸਦਾ ਹੀ। ਭੁਗਤ—ਭੋਗਿਆ ਹੋਇਆ। ਬਿਭੁਗਤ—ਮਾਣਿਆ ਹੋਇਆ। ਬਿਭੁਗਤ ਸਰੂਪ—ਉਹ ਜਿਸ ਦੀ ਹੋਂਦ ਤੋਂ (ਜੀਵ) ਅਨੰਦ ਲੈਂਦੇ ਹਨ। ਪ੍ਰਜਗਤ—ਮਿਲਿਆ ਹੋਇਆ।

ਅਰਥ : ਹੇ ਪ੍ਰਭੂ ! ਤੇਰਾ ਤੇਜ ਐਸਾ ਹੈ ਜਿਸ ਦਾ ਸਹੀ ਬਿਆਨ ਨਹੀਂ ਹੋ ਸਕਦਾ, ਤੂੰ ਸਦਾ ਹੀ ਸਦਾ ਮੌਜੂਦ ਹੈਂ। ਪ੍ਰਭੂ, ਤੇਰੀ ਹਸਤੀ ਤੋਂ ਸਾਰੇ ਜੀਵ ਸੁਖ ਲੈਂਦੇ ਹਨ, ਤੂੰ ਸਭ ਜੀਵਾਂ ਵਿਚ ਮਿਲਿਆ ਹੋਇਆ ਹੈਂ, (ਪਰ) ਤੇਰੇ ਵਰਗਾ ਹੋਰ ਕੋਈ ਨਹੀਂ ॥੧੩੧॥

ਨਿਰੁਕਤ ਸਦਾ ਹੈਂ॥ ਬਿਭੁਗਤ ਪ੍ਰਭਾ ਹੈਂ॥
ਅਨਉਕਤ ਸਰੂਪ ਹੈਂ॥ ਪ੍ਰਜਗਤ ਅਨੂਪ ਹੈਂ॥੧੩੨॥

ਪਦ ਅਰਥ : ਅਨ-ਉਕਤ—ਬਿਆਨ ਤੋਂ ਬਾਹਰ।

ਅਰਥ : ਹੇ ਪ੍ਰਭੂ ! ਤੇਰੀ ਹਸਤੀ ਸਦਾ ਹੀ ਕਥਨ ਤੋਂ ਪਰੇ ਹੈ, ਸਭ ਦੀਵੇ ਤੇਰੇ ਪ੍ਰਕਾਸ਼ ਤੋਂ ਅਨੰਦ ਮਾਣਦੇ ਹਨ। ਤੇਰਾ ਸਰੂਪ ਐਸਾ ਹੈ ਜਿਸ ਨੂੰ ਠੀਕ ਤਰ੍ਹਾਂ ਬਿਆਨ ਨਹੀਂ ਕੀਤਾ ਜਾ ਸਕਦਾ, ਤੂੰ ਸਭ ਜੀਵਾਂ ਵਿਚ ਮਿਲਿਆ ਹੋਇਆ ਹੈਂ, (ਪਰ) ਤੇਰੇ ਵਰਗਾ ਕੋਈ ਨਹੀਂ ਹੈ ॥੧੩੨॥

ਚਾਚਰੀ ਛੰਦ ॥

ਅਭੰਗ ਹੈਂ ॥ ਅਨੰਗ ਹੈਂ ॥
 ਅਭੇਖ ਹੈਂ ॥ ਅਲੇਖ ਹੈਂ ॥ ੧੩੩ ॥
 ਅਭਰਮ ਹੈਂ ॥ ਅਕਰਮ ਹੈਂ ॥
 ਅਨਾਦਿ ਹੈਂ ॥ ਜੁਗਾਦਿ ਹੈਂ ॥ ੧੩੪ ॥

ਪਦ ਅਰਥ : ਅਭੰਗ—ਅ+ਭੰਗ, ਨਾਸ-ਰਹਿਤ। ਅਨੰਗ—ਅਨ+ਅੰਗ, ਅੰਗ-ਰਹਿਤ। ਅਭੇਖ—ਅ+ਭੇਖ, ਭੇਖ-ਰਹਿਤ। ਅਲੇਖ—ਅ+ਲੇਖ। ਲੇਖ—(ਕਿਸੇ ਦਾ) ਚਿੱਤ ਬਣਾਣਾ, ਤਸਵੀਰ ਖਿੱਚਣੀ। ਅਲੇਖ—ਜਿਸ ਦਾ ਕੋਈ ਚਿੱਤ ਨਾ ਬਣਾਇਆ ਜਾ ਸਕੇ [ਜਦੋਂ ਕਿਸੇ ਲੜ੍ਹ ਦੇ ਸ਼ੁਰੂ ਦਾ ਅੱਖਰ ਵਿਅੰਜਨ (consonant) ਹੋਵੇ ਤਾਂ ਉਸ ਦੇ ‘ਊਲਟ’ ਅਰਥ ਬਣਾਣ ਲਈ ਉਸ ਦੇ ਪਹਿਲਾਂ ‘ਅ’ ਲਗਾਇਆ ਜਾਂਦਾ ਹੈ। ਪਰ ਜੇ ਲੜ੍ਹ ਦੇ ਅਰੰਭ ਵਿਚ ਸੂਰ-ਅੱਖਰ (vowel) ਹੋਵੇ ਤਾਂ ‘ਅ’ ਦੇ ਬਾਂ ‘ਅਨ’ ਵਰਤੀਦਾ ਹੈ]। ਅਨਾਦਿ—ਅਨ+ਆਦਿ, ਜਿਸ ਦਾ ‘ਆਦਿ’ ਨਾ ਹੋਵੇ।

ਅਰਥ : (ਹੇ ਪ੍ਰਭੂ !) ਤੂੰ ਨਾਸ-ਰਹਿਤ ਹੈਂ, (ਕਿਊਂਕਿ) ਤੇਰੇ ਕੋਈ ਐਸੇ ਅੰਗ ਹੀ ਨਹੀਂ (ਜੋ ਨਾਸ ਹੋ ਸਕਣ)। ਭੇਡਾ ਕੋਈ ਭੇਖ (ਲਿਬਾਸ) ਹੀ ਨਹੀਂ ਹੈ, (ਇਸ ਵਾਸਤੇ) ਤੇਰੇ ਕੋਈ ਤਸਵੀਰ ਨਹੀਂ ਖਿੱਚੀ ਜਾ ਸਕਦੀ ॥ ੧੩੩ ॥

(ਹੇ ਪ੍ਰਭੂ !) ਤੈਨੂੰ ਕੋਈ ਭਰਮ-ਭੁਲੇਖਾ ਪੋਹ ਨਹੀਂ ਸਕਦਾ (ਅਤੇ) ਨਾ ਹੀ ਤੈਨੂੰ ਧਾਰਮਿਕ ਰਸਮਾਂ ਦੀ ਲੋੜ ਹੈ। ਤੂੰ ਕਦੋਂ ਤੌਂ ਹੈਂ, ਇਹ ਗੱਲ ਦੱਸੀ ਨਹੀਂ ਜਾ ਸਕਦੀ, ਤੂੰ ਜੁਗਾਂ ਦੇ ਆਦਿ ਤੌਂ ਹੈ (ਭਾਵ, ਸਮੇਂ ਦੇ ਲੇਖੇ ਤੌਂ ਤੂੰ ਉਤਾਂਹ ਹੈਂ) ॥ ੧੩੪ ॥

**ਅਜੈ ਹੈਂ ॥ ਅਬੈ ਹੈਂ ॥
 ਅਭੂਤ ਹੈਂ ॥ ਅਧੂਤ ਹੈਂ ॥ ੧੩੫ ॥**

ਪਦ ਅਰਥ : ਅਜੈ—ਅ + ਜੈ (ਅ+ਜਜ)। ਜੈ—ਜਜ, ਜਿੱਤ। ਅਬੈ—ਅ + ਬੈ। ਬੈ—ਨਾਸ। ਅਬੈ—ਨਾਸ ਰਹਿਤ। ਅਭੂਤ—ਅ + ਭੂਤ। ਭੂਤ—ਤੱਤ, ਜਿਨ੍ਹਾਂ ਦੇ ਮੇਲ ਤੋਂ ਸਾਗੀ ਸਿਸ਼ਟੀ ਬਣੀ; ਇਹ ਤੱਤ ਪੰਜ ਹਨ—ਪ੍ਰਬਾਬੀ, ਜਲ, ਤੇਜ਼, ਹਵਾ ਅਤੇ ਅਕਾਸ਼। ਅਧੂਤ—ਅ+ਧੂਤ। ਧੂ—ਹਿਲਾ ਦੇਣਾ, ਕੰਬਾ ਦੇਣਾ।

ਪੂਤ—ਕੰਬਿਆ ਹੋਇਆ। ਅਧੂਤ—ਅਚੱਲ।

ਅਰਥ : (ਹੇ ਪ੍ਰਭੂ !) ਤੈਨੂੰ ਨਾ ਕੋਈ ਜਿੱਤ ਸਕਦਾ ਹੈ, ਨਾ ਨਾਸ ਕਰ ਸਕਦਾ ਹੈ। ਤੇਰੀ ਹਸਤੀ (ਜਗਤ-ਰਚਨਾ ਦੇ ਪੰਜ) ਤੱਤਾਂ ਤੋਂ ਉਤਾਂਹ ਹੈ, (ਇਸ ਵਾਸਤੇ) ਤੈਨੂੰ ਕੋਈ ਹਿਲਾ ਨਹੀਂ ਸਕਦਾ ॥੧੩੫॥

ਅਨਾਸ ਹੈਂ॥ ਉਦਾਸ ਹੈਂ॥
ਅਧੰਧ ਹੈਂ॥ ਅਬੰਧ ਹੈਂ॥ ੧੩੬॥

ਪਦ ਅਰਥ : ਅਨਾਸ—ਨਾਸ ਤੋਂ ਰਹਿਤ। ਉਦਾਸ—ਉਪਰਾਮ, ਚਿੰਤਾ-ਰਹਿਤ। ਅਧੰਧ—ਝੰਬੇਲਿਆਂ ਤੋਂ ਵੱਖਰਾ। ਅਬੰਧ—ਬੰਧਨਾਂ ਤੋਂ ਅਜ਼ਾਦ।

ਅਰਥ : (ਸੰਸਾਰ ਤਾਂ ਹਰ ਵੇਲੇ ਨਾਸ ਹੁੰਦਾ ਦਿੱਸ ਰਿਹਾ ਹੈ, ਪਰ ਹੇ ਪ੍ਰਭੂ !) ਤੂੰ (ਸੰਸਾਰ ਦਾ ਬਣਾਣ ਵਾਲਾ ਆਪ) ਨਾਸ-ਰਹਿਤ ਹੈਂ; (ਇਸ ਦੇ ਪਾਲਣ ਆਦਿਕ ਦੀ) ਤੈਨੂੰ ਚਿੰਤਾ ਕੋਈ ਭੀ ਨਹੀਂ; (ਜਗਤ ਦੇ) ਕੋਈ ਝੰਬੇਲੇ ਤੇ ਬੰਧਨ (ਭੀ) ਤੈਨੂੰ ਪੇਹ ਨਹੀਂ ਸਕਦੇ ॥੧੩੬॥

ਅਭਗਤ ਹੈਂ॥ ਬਿਰਕਤ ਹੈਂ॥
ਅਨਾਸ ਹੈਂ॥ ਪ੍ਰਕਾਸ ਹੈਂ॥ ੧੩੭॥

ਪਦ ਅਰਥ : ਅਭਗਤ—(not connected with, detached) ਨਿਰਮੋਹ। ਬਿਰਕਤ—(free from worldly attachment) ਸੰਸਾਰਕ ਪਦਾਰਥਾਂ ਦੀ ਖਿੱਚ ਤੋਂ ਉਤਾਂਹ। ਪ੍ਰਕਾਸ—ਚਾਨਣ।

ਅਰਥ : (ਇਤਨੇ ਬੇਅੰਤ ਜਗਤ ਦਾ ਕਰਤਾ ਹੋ ਕੇ, ਹੇ ਪ੍ਰਭੂ !) ਤੂੰ (ਆਪ) ਨਿਰਮੋਹ ਹੈਂ, ਕਿਉਂਕਿ ਇਹ ਸੰਸਾਰਕ ਪਦਾਰਥ ਤੈਨੂੰ ਖਿੱਚ ਨਹੀਂ ਪਾ ਸਕਦੇ। ਤੂੰ ਨਾਸ-ਰਹਿਤ ਹੈਂ ਅਤੇ ਚਾਨਣ-ਰੂਪ ਹੈਂ (ਭਾਵ, ਕਿਸੇ ਮੋਹ ਭਰਮ ਆਦਿਕ ਦੀ ਅਗਿਆਨਤਾ ਦਾ ਹਨੇਰਾ ਤੇਰੇ ਉਤੇ ਅਸਰ ਨਹੀਂ ਕਰ ਸਕਦਾ) ॥੧੩੭॥

ਨਿਚਿੰਤ ਹੈਂ॥ ਸੁਨਿੰਤ ਹੈਂ॥
ਅਲਿਖ ਹੈਂ॥ ਅਦਿਖ ਹੈਂ॥ ੧੩੮॥

ਪਦ ਅਰਥ : ਨਿਚਿੰਤ—(ਸੰ: ਨਿਸ਼ਚਿੰਤ free from anxiety) ਚਿੰਤਾ-ਰਹਿਤ। ਚਿੰਤਾ—ਤੌਖਲਾ। ਸੁਨਿੰਤ—ਸੁਨਿੱਤ, ਸਦਾ ਕਾਇਮ ਰਹਿਣ

ਵਾਲਾ । ਅਲਿਖ—ਜਿਸ ਦਾ ਕੋਈ ਚਿੱਤ੍ਰ ਨਾ ਬਣਾਇਆ ਜਾ ਸਕੇ (ਵੇਖੋ ਛੰਦ ਨੰ: ੧੩੩) । ਅਦਿਖ—ਅ + ਦਿਖ, ਜੋ ਵੇਖਿਆ ਨਾ ਜਾ ਸਕੇ ।

ਅਰਥ : (ਇਤਨੇ ਬੇਅੰਤ ਜਗਤ-ਰੂਪ ਪਰਵਾਰ ਵਾਲਾ ਹੁੰਦਿਆਂ ਭੀ, ਇਹਨਾਂ ਦੀ ਰੋਜ਼ੀ, ਪਾਲਣਾ ਆਦਿਕ ਦਾ) ਤੈਨੂੰ ਕੋਈ ਤੈਖਲਾ ਨਹੀਂ, (ਕਿਉਂਕਿ) ਤੂੰ (ਆਪ) ਸਦਾ (ਇਹਨਾਂ ਦੇ ਸਿਰ 'ਤੇ) ਕਾਇਮ ਹੈਂ । (ਹੇ ਪ੍ਰਭੂ !) ਨਾ ਕੋਈ ਤੇਰੀ ਤਸਵੀਰ ਖਿੱਚ ਸਕਦਾ ਹੈ ਅਤੇ ਨਾ ਹੀ ਤੂੰ (ਇਹਨਾਂ ਅੱਖਾਂ ਨਾਲ) ਵੇਖਿਆ ਜਾ ਸਕਦਾ ਹੈਂ ॥੧੩੮॥

ਅਲੇਖ ਹੈਂ ॥ ਅਭੇਖ ਹੈਂ ॥
ਅਢਾਹ ਹੈਂ ॥ ਅਗਾਹ ਹੈਂ ॥ ੧੩੯ ॥

ਪਦ ਅਰਥ : (ਲਫਜ਼ 'ਅਲੇਖ' ਅਤੇ 'ਅਭੇਖ' ਲਈ ਦੇਖੋ ਨੰ: ੧੩੩) । ਅਢਾਹ—ਅ+ਢਾਹ । ਢਾਹਣਾ—ਛੇਰਾਣਾ । ਅਗਾਹ—ਅ+ਗਾਹ [ਸੰ: ਗਾਧ, not very deep] । ਅਗਾਹ—ਬਹੁਤ ਛੁੱਘਾ, ਅਥਾਹ ।

ਅਰਥ : (ਹੇ ਪ੍ਰਭੂ !) ਕੋਈ ਤੇਰਾ ਚਿੱਤ੍ਰ ਨਹੀਂ ਬਣਾ ਸਕਦਾ, ਤੇਰਾ ਕੋਈ ਇਕ ਪਹਿਰਾਵਾ ਨਹੀਂ ਹੈ । ਤੈਨੂੰ ਕੋਈ ਫੇਗ ਨਹੀਂ ਸਕਦਾ, ਤੂੰ ਬੜਾ ਅਥਾਹ (ਸਮੁੰਦਰ) ਹੈਂ ॥੧੩੯॥

ਅਸੰਡ ਹੈਂ ॥ ਅਗੰਡ ਹੈਂ ॥
ਅਨੀਲ ਹੈਂ ॥ ਅਨਾਦਿ ਹੈਂ ॥ ੧੪੦ ॥

ਪਦ ਅਰਥ : ਅਸੰਡ—ਅਸੰਡਵਜ (incomprehensible), ਜੋ ਵਿਚਾਰ ਦੀ ਹੱਦ ਵਿਚ ਨਾ ਆ ਸਕੇ । ਸੰਭਾਵਨਾ—ਵਿਚਾਰ, ਖਿਆਲ । ਅਗੰਡ—ਅਗਮਜ਼ (inaccessible, inconceivable), ਜੋ ਵਿਚਾਰ ਦੀ ਪਹੁੰਚ ਤੋਂ ਪਰੇ ਹੈ । ਅਨੀਲ—ਅਨਿਲ, ਹਵਾ, ਜਿਸ ਦੇ ਆਸਰੇ ਪਾਣੀ ਜੀਉਂਦਾ ਹੈ, ਭਾਵ ਸਭ ਜੀਵਾਂ ਦੀ ਜਿੰਦ ਦਾ ਆਸਰਾ । ਅਨਾਦਿ—ਅਨ+ਆਦਿ, ਜਿਸ ਦਾ ਮੁੱਢ ਨਾ ਲੱਭ ਸਕੇ ।

ਅਰਥ : (ਹੇ ਪ੍ਰਭੂ !) ਤੂੰ ਜੀਵਾਂ ਦੀ ਵਿਚਾਰ ਤੇ ਪਹੁੰਚ ਤੋਂ ਉਤਾਂਹ ਹੈਂ, (ਪਰ) ਹੈਂ ਤੂੰ ਸਭ ਜੀਵਾਂ ਦਾ ਪ੍ਰਾਣ-ਰੂਪ, ਤੇ ਤੇਰਾ ਆਦਿ ਕਿਸੇ ਲੱਭਾ ਨਹੀਂ ॥੧੪੦॥

ਅਨਿੱਤ ਹੈਂ ॥ ਸੁਨਿੱਤ ਹੈਂ ॥
ਅਜਾਤ ਹੈਂ ॥ ਅਜਾਦਿ ਹੈਂ ॥ ੧੪੧ ॥

ਪਦ ਅਰਥ : ਅਨਿੱਤ—(extraordinary) ਅਸਥਾਰਨ, ਜੋ ਨਿੱਤ
ਦਿਸਣ ਵਾਲੇ ਪਦਾਰਥਾਂ ਵਰਗਾ ਨਹੀਂ ਹੈ। ਸੁਨਿੱਤ—ਸਦਾ ਕਾਇਮ।
ਅਜਾਤ—ਅ+ਜਾਤ, ਜੋ ਜੰਮਣ ਵਿਚ ਨਹੀਂ ਆਇਆ। ਜਾਤ—ਜੰਮਿਆ
ਹੋਇਆ। ਅਜਾਦਿ—ਅਜ+ਆਦਿ। ਅਜ—ਅਜਨਮਾ, ਜਨਮ ਤੋਂ ਰਹਿਤ।
ਆਦਿ—ਮੁੱਢ, ਸਭ ਜੀਵਾਂ ਦਾ ਮੂਲ।

ਅਰਥ : (ਹੇ ਪ੍ਰਭੂ !) ਤੂੰ ਰੋਜ਼ ਦਿੱਸਦੇ ਸਥਾਰਨ ਪਦਾਰਥਾਂ ਵਰਗਾਂ ਨਹੀਂ
ਹੈਂ, ਪਰ ਹੈਂ ਤੂੰ ਸਦਾ ਮੌਜੂਦ। ਹੇ ਪ੍ਰਭੂ ! ਤੂੰ ਜੰਮਣ ਵਿਚ ਨਹੀਂ ਆਇਆ,
(ਮੁਦਿ) ਅਜਨਮਾ ਹੈਂ (ਪਰ ਸਭ ਜੀਵਾਂ ਦਾ) ਮੂਲ ਹੈਂ ॥ ੧੪੧ ॥

ਚਰਪਟ ਛੰਦ ॥ ਤੁ ਪ੍ਰਸਾਦਿ ॥

ਸਰਬੰ ਹੰਤਾ ॥ ਸਰਬੰ ਗੰਤਾ ॥

ਸਰਬੰ ਖਿਆਤਾ ॥ ਸਰਬੰ ਗਿਆਤਾ ॥ ੧੪੨ ॥

ਪਦ ਅਰਥ : ਹੰਤਾ—ਮਾਰਨ ਵਾਲਾ। ਗੰਤਾ—('ਗਮ'—ਜਾਣਾ) ਜਾਣ
ਵਾਲਾ, ਪਹੁੰਚ ਸਕਣ ਵਾਲਾ। ਖਿਆਤਾ—ਪ੍ਰਸਿੱਧ, ਮਸ਼ਹੂਰ। ਗਿਆਤਾ—
ਜਾਣਨ ਵਾਲਾ।

ਅਰਥ : (ਹੇ ਪ੍ਰਭੂ !) ਤੂੰ ਸਭ ਜੀਵਾਂ ਨੂੰ ਮਾਰਨ ਵਾਲਾ ਹੈ, (ਕਿਉਂਕਿ)
ਸਭ ਜੀਵਾਂ ਤਕ ਤੇਰੀ ਪਹੁੰਚ ਹੈ। ਸਭ ਜੀਵਾਂ ਵਿਚ ਤੂੰ ਪ੍ਰਸਿੱਧ ਹੈਂ (ਅਤੇ)
ਸਭ (ਦੇ ਦਿਲਾਂ ਨੂੰ) ਜਾਣਨ ਵਾਲਾ ਹੈਂ ॥ ੧੪੨ ॥

ਸਰਬੰ ਹਰਤਾ ॥ ਸਰਬੰ ਕਰਤਾ ॥

ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥ ੧੪੩ ॥

ਪਦ ਅਰਥ : ਹਰਤਾ—ਨਾਸ ਕਰਨ ਵਾਲਾ, ਲੈ ਜਾਣ ਵਾਲਾ।
ਕਰਤਾ—ਪੈਦਾ ਕਰਨ ਵਾਲਾ। ਪ੍ਰਾਣ—ਜਿੰਦ ਜਾਨ। ਤ੍ਰਾਣ—ਤਾਕਤ, ਸੱਤਿਆ।

ਅਰਥ : (ਹੇ ਪ੍ਰਭੂ !) ਸਭ (ਦੀ ਜਿੰਦ ਨੂੰ) ਲੈ ਜਾਣ ਵਾਲਾ (ਭੀ) ਤੂੰ
ਹੈਂ (ਤੇ) ਸਭ ਨੂੰ ਪੈਦਾ ਕਰਨ ਵਾਲਾ (ਭੀ) ਤੂੰ ਹੈਂ। ਤੂੰ ਹੀ ਸਭ ਦੀ ਜਿੰਦ ਜਾਨ

ਹੈਂ, ਤੂੰ ਹੀ ਸਭ ਦੀ ਸੱਤਿਆ ਹੈਂ ॥੧੪੩॥

ਸਰਬੰ ਕਰਮੰ ॥ ਸਰਬੰ ਧਰਮੰ ॥
ਸਰਬੰ ਜੁਗਤਾ ॥ ਸਰਬੰ ਮੁਕਤਾ ॥੧੪੪॥

ਪਦ ਅਰਥ : ਕਰਮ—ਕੰਮ। ਧਰਮ—ਛਰਜ਼। ਜੁਗਤਾ—ਮਿਲਿਆ ਹੋਇਆ, ਸਭ ਜੀਵਾਂ ਵਿਚ ਮੌਜੂਦ। ਮੁਕਤ—ਅਜਾਦ, ਵੱਖਰਾ, ਨਿਰਲੇਪ।

ਅਰਥ : (ਹੇ ਪ੍ਰਭੂ !) ਸਭ ਜੀਵਾਂ ਵਿਚ ਵਿਆਪਕ ਹੋ ਕੇ ਤੂੰ ਆਪ ਹੀ ਸਭ ਕੰਮ ਕਰਦਾ ਹੈਂ ਤੇ ਛਰਜ਼ ਨਿਬਾਹੁਂਦਾ ਹੈਂ। ਇਹ ਕਰਦਾ ਹੋਇਆ (ਭੀ) ਤੂੰ ਸਭ ਤੋਂ ਵੱਖਰਾ ਹੈਂ ॥੧੪੪॥

ਰਸਾਵਲ ਛੰਦ ॥ ਦੁ ਪ੍ਰਸਾਦਿ ॥
ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥
ਅਨੰਗੀ ਸਰੂਪੇ ॥ ਅਭੰਗੀ ਬਿਖੂਤੇ ॥੧੪੫॥

ਪਦ ਅਰਥ : ਨਮੋ—(ਸੰ: ਨਮਹ) ਨਮਸਕਾਰ। ਨਰਕ—ਦੋਜ਼ਖ, ਉਹ ਅਸਥਾਨ ਜਿਥੇ ਪਾਪੀਆਂ ਨੂੰ ਮੌਤ ਤੋਂ ਪਿਛੋਂ ਕਈ ਕਿਸਮ ਦੇ ਤਸੀਹੇ ਦਿਤੇ ਮੰਨੇ ਜਾਂਦੇ ਹਨ। [ਨੈਟ—ਪਰ ਸਿੱਖ ਧਰਮ ਅਨੁਸਾਰ ਪਰਮਾਤਮਾ ਨੂੰ ਵਿਸਾਰਨਾ ਹੀ ਅਸਲ ਨਰਕ ਹੈ]। ਸਦੈਵੰ—ਸਦਾ+ਏਵ, ਸਦਾ ਹੀ। ਪ੍ਰਕਾਸੇ—ਚਾਨਣ। ਅਨੰਗ—ਅਨ+ਅੰਗ, ਅੰਗਾਂ ਤੋਂ ਰਹਿਤ। ਅਭੰਗ—ਅ+ਭੰਗ, ਨਾਸ-ਰਹਿਤ। ਬਿਖੂਤਿ—ਐਸੂਰਜ, ਪ੍ਰਤਾਪ, ਤੇਜ।

ਅਰਥ : (ਹੇ ਪ੍ਰਭੂ !) ਤੈਨੂੰ (ਅਸਾਡੀ) ਨਮਸਕਾਰ ਹੈ, ਤੂੰ (ਜੀਵਾਂ ਦੇ) ਨਰਕ ਦਾ ਨਾਸ ਕਰਨ ਵਾਲਾ ਹੈਂ, ਤੂੰ ਸਦਾ ਹੀ ਚਾਨਣ-ਸਰੂਪ ਹੈਂ। ਹੇ ਅੰਗਾਂ ਤੋਂ ਰਹਿਤ ਸਰੂਪ ਵਾਲੇ ! (ਤੈਨੂੰ ਨਮਸਕਾਰ ਹੈ), ਤੇਰਾ ਪ੍ਰਤਾਪ ਕਦੇ ਨਾਸ ਨਹੀਂ ਹੁੰਦਾ ॥੧੪੫॥

ਪ੍ਰਮਾਖੰ ਪ੍ਰਮਾਖੇ ॥ ਸਦਾ ਸਰਬ ਸਾਖੇ ॥
ਅਗਾਧ ਸਰੂਪੇ ॥ ਨਿਖਾਧ ਬਿਖੂਤੇ ॥੧੪੬॥

ਪਦ ਅਰਥ : ਮਖ—ਰਿੜਕਣਾ। ਪ੍ਰਮਾਖ—ਤੰਗ ਕਰਨਾ, ਤਸੀਹੇ ਦੇਣੇ, ਢੁਖ ਦੇਣਾ। ਪ੍ਰਮਾਖ—[ਸੰ: ਪ੍ਰਮਾਖਿ] ਜੋ ਹੋਰਨਾਂ ਨੂੰ ਦੁਖੀ ਕਰੇ। ਅਗਾਧ—ਅਥਾਹ।

ਸਰੂਪ—ਹਸਤੀ। ਨਿਬਾਧ—ਨਿਰ+ਬਾਧ। ਨਿਰ—ਬਿਨਾ। ਨਿਬਾਧ—ਜਿਸ ਵਿਚ ਕੋਈ ਰੋਕ ਨਾ ਪਾਈ ਜਾ ਸਕੇ (ਵੇਖੋ ਨੰ: ੬੪, ੧੨੭)। ਬਿਡੂਤਿ—ਪ੍ਰਤਾਪ।

ਅਰਥ : (ਹੇ ਪ੍ਰਭੂ! ਤੈਨੂੰ ਨਮਸਕਾਰ ਹੈ) ਤੂੰ ਉਹਨਾਂ ਦਾ (ਭੀ) ਨਾਸ ਕਰਨ ਵਾਲਾ ਹੈ ਜੋ (ਦੂਜਿਆਂ ਨੂੰ) ਦੁਖੀ ਕਰਦੇ ਹਨ, ਕਿਉਂਕਿ ਹੇ ਪ੍ਰਭੂ! ਤੂੰ ਸਭ ਦਾ (ਕਮਜ਼ੋਰਾਂ ਦਾ ਭੀ) ਸਹਾਈ ਹੈਂ, ਤੇਰੀ ਹਸਤੀ ਅਥਾਗ ਹੈ (ਤੇ) ਤੇਰੇ ਪ੍ਰਤਾਪ ਨੂੰ ਕੋਈ ਰੋਕ ਨਹੀਂ ਸਕਦਾ ॥੧੪੮॥

ਅਨੰਗੀ ਅਨਾਮੇ ॥ ਨਿਭੰਗੀ ਤ੍ਰਿਕਾਮੇ ॥
ਨਿਭੰਗੀ ਸਰੂਪੇ ॥ ਸਰਬੰਗੀ ਅਨੂਪੇ ॥੧੪੯॥

ਪਦ ਅਰਥ : ਅਨੰਗੀ ਅਨਾਮੇ—[ਵੇਖੋ ਡੱਦ ਨੰ: ੪੯]। ਨਿਭੰਗੀ—ਨਿਰ-ਭੰਗੀ, ਨਾਸ-ਰਹਿਤ। ਸਰਬੰਗੀ—ਸਰਬ+ਅੰਗੀ। ਸਰਬ—ਮੁਕੰਮਲ। ਅੰਗ—ਸਰੀਰ। ਅਨੂਪ—ਬੇ-ਮਿਸਾਲ, ਜਿਸ ਵਰਗਾ ਹੋਰ ਕੋਈ ਨਾ ਹੋਵੇ।

ਅਰਥ : ਹੇ ਪ੍ਰਭੂ! (ਤੈਨੂੰ ਨਮਸਕਾਰ ਹੈ, ਤੇਰੀ ਰਚੀ ਸਿਸ਼ਟੀ ਵਾਂਗ) ਤੇਰੇ ਕੋਈ ਅੰਗ ਨਹੀਂ ਹਨ, ਤੇਰਾ ਕੋਈ ਇਕ ਨਾਮ ਨਹੀਂ ਹੈ। ਤੂੰ ਤਿੰਨਾਂ ਹੀ ਭਵਨਾਂ ਦ੍ਰਾ ਨਾਸ ਕਰਨ ਵਾਲਾ ਹੈਂ ਅਤੇ ਤਿੰਨਾਂ ਹੀ ਭਵਨਾਂ ਦੇ ਜੀਵਾਂ ਦੀ ਕਾਮਨਾ ਭੀ ਪੂਰੀ ਕਰਨ ਵਾਲਾ ਹੈਂ। ਹੇ ਪ੍ਰਭੂ! ਤੇਰਾ ਸਰੂਪ ਨਾਸ-ਰਹਿਤ ਹੈ, (ਕਿਉਂਕਿ) ਤੇਰੀ ਹਸਤੀ ਮੁਕੰਮਲ ਹੈ (ਅਤੇ) ਕੋਈ ਤੇਰੇ ਵਰਗਾ ਨਹੀਂ ਹੈ ॥੧੪੯॥

ਨ ਪੜੈ ਨ ਪੜੈ ॥ ਨ ਸੜੈ ਨ ਮਿੜੈ ॥
ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੧੪੯॥

ਪਦ ਅਰਥ : ਸੜ—ਵੈਰੀ। ਤਾਤ—ਪਿਉ। ਪਾਤ—ਕੁਲ।

ਅਰਥ : (ਹੇ ਪ੍ਰਭੂ! ਜਗਤ ਦੇ ਜੀਵਾਂ ਦੀ 'ਮੇਰ ਤੇਰ' ਤੇ 'ਅਪਣੱਤ' ਵਾਂਗ) ਨਾ ਤੇਰਾ ਕੋਈ ਪੁੱਤਰ ਹੈ ਨਾ ਕੋਈ ਪੇਤਰਾ; ਨਾ ਤੇਰਾ ਕੋਈ ਵੈਰੀ ਹੈ ਨਾ ਸੱਜਣ; ਨਾ ਤੇਰਾ ਕੋਈ ਪਿਉ ਹੈ ਨਾ ਤੇਰੀ ਕੋਈ ਮਾਂ ਹੈ; ਨਾ ਤੇਰੀ ਕੋਈ ਜਾਤਿ ਹੈ ਤੇ ਨਾ ਹੀ ਤੇਰੀ ਕੋਈ ਕੁਲ ਹੈ ॥੧੪੯॥

ਨਿਸਾਕੰ ਸਰੀਕ ਹੈਂ ॥ ਅਮਿਤੈ ਅਮੀਕ ਹੈਂ ॥
ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੧੪੯॥

ਪਦ ਅਰਥ : ਨਿਸਾਕ—ਨਿਰ-ਸਾਕ। ਸਰੀਕ—(ਭਾਵ, ਨਿਰ-) ਸ਼ਰੀਕ। ਅਮਿਤੋ—ਅਮਿਤ, ਅ+ਮਿਤ। ਮਿਤ—ਮਿਟਿਆ ਹੋਇਆ, ਜੋ ਮਿਟਿਆ ਜਾ ਸਕੇ। ਅਮਿਤ—ਜੋ ਮਿਟਿਆ ਨਾ ਜਾ ਸਕੇ, ਬੇਅੰਤ। ਅਮੀਕ—[ਅਰਬੀ ਲਫਜ਼] ਛੁੰਘਾ। ਪ੍ਰਕਾ—ਪ੍ਰਕਾਸ਼, ਚਾਨਣ। ਸਦੈਵ—ਸਦਾ+ਏਵ, ਸਦਾ ਹੀ। ਅਜੈ—ਅ+ਜੈ, ਅਜਿੱਤ। ਅਜਾ—ਅ+ਜਾ, ਜਨਮ-ਰਹਿਤ।

ਅਰਥ : (ਹੇ ਪ੍ਰਭੂ !) ਦੁਨੀਆ ਦੇ ਬੰਦਿਆਂ ਵਾਂਗ ਨਾ ਤੇਰਾ ਕੋਈ ਸਨਬੰਧੀ ਹੈ ਤੇ ਨਾ ਤੇਰਾ ਕੋਈ ਸ਼ਰੀਕ ਹੈ; ਤੂੰ ਇਕ ਐਸੀ ਛੁੰਘੀ ਹਸਤੀ ਹੈਂ ਜਿਸ ਦਾ ਬਹੁ ਨਹੀਂ ਪਾਇਆ ਜਾ ਸਕਦਾ। (ਹੇ ਪ੍ਰਭੂ !) ਤੂੰ ਸਦਾ ਹੀ ਚਾਨਣ-ਸਰੂਪ ਹੈਂ; ਨਾ ਤੈਨੂੰ ਕੋਈ ਜਿੱਤ ਸਕਦਾ ਹੈ ਤੇ ਨਾ ਤੂੰ ਜਨਮ ਵਿਚ ਆਉਂਦਾ ਹੈ॥੧੪੯॥

ਭਗਵਤੀ ਛੰਦ ॥ ਤੁ ਪ੍ਰਸਾਦਿ ॥

ਕਿ ਜਾਹਰ ਜ਼ਹੂਰ ਹੈਂ॥ ਕਿ ਹਾਜ਼ਰ ਹਜ਼ੂਰ ਹੈਂ॥
ਹਮੇਸ਼ਲ ਸਲਾਮ ਹੈਂ॥ ਸਮਸਤੁਲ ਕਲਾਮ ਹੈਂ॥੧੫੦॥

ਪਦ ਅਰਥ : ਜ਼ਹੂਰ—ਪ੍ਰਕਾਸ਼। ਜਾਹਰ ਜ਼ਹੂਰ—ਜਿਸ ਦਾ ਪ੍ਰਕਾਸ਼ ਪਰਤੱਖ ਹੈ। ਸਲਾਮ—ਸਲਾਮਤ, ਬਿਰ ਰਹਿਣ ਵਾਲਾ। ਸਮਸਤ—ਸਾਰੇ। ਕਲਾਮ—ਬੋਲੀ। ਸਮਸਤੁਲ ਕਲਾਮ—ਜੋ ਸਾਰਿਆਂ ਦੀ ਬੋਲੀ (ਦਾ ਵਿਸ਼ਾ) ਹੈ, ਭਾਵ, ਜਿਸ ਦਾ ਜ਼ਿਕਰ ਸਾਰੇ ਜੀਵ ਕਰਦੇ ਹਨ।

ਅਰਥ : ਹੇ ਪ੍ਰਭੂ ! ਤੇਰਾ ਪ੍ਰਕਾਸ਼ ਪਰਤੱਖ ਦਿੱਸਦਾ ਹੈ, (ਕਿਉਂਕਿ) ਤੂੰ (ਹਰ ਥਾਂ) ਮੌਜੂਦ ਹੈਂ ਤੇ (ਹਰੇਕ ਦੇ) ਅੰਗ-ਸੰਗ ਹੈਂ। ਹੇ ਪ੍ਰਭੂ ! ਤੂੰ ਸਦਾ ਬਿਰ ਰਹਿਣ ਵਾਲਾ ਹੈਂ, ਸਾਰੇ ਜੀਵ ਤੇਰੇ ਹੀ ਗੁਣਾਂ ਦਾ ਜ਼ਿਕਰ ਕਰਦੇ ਹਨ॥੧੫੦॥

ਕਿ ਸਾਹਿਬ ਦਿਮਾਗਾ ਹੈਂ॥ ਕਿ ਹੁਸਨੁਲ ਚਰਾਗਾ ਹੈਂ॥
ਕਿ ਕਾਮਲ ਕਰੀਮ ਹੈਂ॥ ਕਿ ਰਾਜਕ ਰਹੀਮ ਹੈਂ॥੧੫੧॥

ਪਦ ਅਰਥ : ਸਾਹਿਬ—ਮਾਲਕ। ਦਿਮਾਗਾ—ਸਮਝ, ਬੁੱਧ। ਹੁਸਨੁਲ—ਹੁਸਨ ਦਾ, ਸੁੰਦਰਤਾ ਦਾ। ਚਰਾਗ—ਦੀਵਾ। ਕਾਮਲ—ਮੁਕੰਮਲ, ਪੂਰਨ। ਕਰੀਮ—ਬਖਸ਼ਸ਼ ਕਰਨ ਵਾਲਾ। ਰਾਜਕ—ਰਿਜ਼ਕ ਦੇਣ ਵਾਲਾ। ਰਹੀਮ—ਰਹਿਮ ਕਰਨ ਵਾਲਾ।

ਅਰਥ : ਹੇ ਪ੍ਰਭੂ ! ਤੂੰ (ਉਚੀ) ਸਮਝ ਦਾ ਮਾਲਕ ਹੈਂ ਤੇ ਸੁੰਦਰਤਾ ਦਾ

ਸੋਮਾ ਹੈਂ (ਜਿਵੇਂ ਦੀਵਾ ਚਾਨਣ ਦੇਣ ਵਾਲਾ ਹੈ)। ਹੇ ਪ੍ਰਭੂ ! ਤੂੰ (ਸਭ ਜੀਵਾਂ ਉੱਤੇ) ਪੂਰਨ ਬਖਸ਼ਸ਼ ਕਰਨ ਵਾਲਾ ਹੈਂ; ਤੂੰ ਸਭ ਨੂੰ ਰਿਜ਼ਕ ਦੇਣ ਵਾਲਾ ਹੈਂ ਅਤੇ ਸਭ ਉੱਤੇ ਮਿਹਰ ਕਰਨ ਵਾਲਾ ਹੈਂ ॥੧੫੧॥

**ਕਿ ਰੋਜ਼ੀ ਦਿਹਿੰਦ ਹੈਂ॥ ਕਿ ਰਾਜ਼ਕ ਰਹਿੰਦ ਹੈਂ॥
ਕਰੀਮੁਲ ਕਮਾਲ ਹੈਂ॥ ਕਿ ਹੁਸਨੁਲ ਜਮਾਲ ਹੈਂ॥੧੫੨॥**

ਪਦ ਅਰਥ : ਦਿਹਿੰਦ—ਦੇਣ ਵਾਲਾ। ਰਹਿੰਦ—ਰਿਹਾਈ ਦੇਣ ਵਾਲਾ, ਮੁਕਤੀ-ਦਾਤਾ। ਕਮਾਲ—ਪੂਰਨਤਾ, ਸਭ ਤੋਂ ਉੱਚੀ ਹੋਂਦ। ਜਮਾਲ—ਕੋਮਲ ਸੁੰਦਰਤਾ (ਜਿਵੇਂ ਚੰਦਮਾ ਦੀ ਹੈ)। ਹੁਸਨ—ਸੁੰਦਰਤਾ।

ਅਰਥ : ਹੇ ਪ੍ਰਭੂ ! ਤੂੰ (ਸਭ ਨੂੰ) ਰਿਜ਼ਕ ਦੇਣ ਵਾਲਾ ਹੈਂ, ਰੋਜ਼ੀ ਦੇਣ ਵਾਲਾ ਹੈਂ ਤੇ ਮੁਕਤੀ-ਦਾਤਾ ਭੀ ਹੈਂ। ਤੂੰ ਪੂਰਨ (ਭਾਵ, ਸਭ ਜੀਵਾਂ ਉੱਤੇ) ਬਖਸ਼ਸ਼ ਕਰਨ ਵਾਲਾ ਹੈਂ, ਤੇ ਕੋਮਲ ਸੁੰਦਰਤਾ ਵਾਲਾ ਹੈਂ ॥੧੫੩॥

**ਗਾਨੀਮੁਲ ਖਿਰਾਜ ਹੈਂ॥ ਗਾਰੀਬੁਲ ਨਿਵਾਜ ਹੈਂ॥
ਹਰੀਛੁਲ ਸ਼ਿਕੰਨ ਹੈਂ॥ ਹਿਰਾਸੁਲ ਫਿਕੰਨ ਹੈਂ॥੧੫੪॥**

ਪਦ ਅਰਥ : ਗਾਨੀਮ—ਵੈਰੀ। ਖਿਰਾਜ—ਹਾਲਾ (ਵੇਖੋ ਨੰ: ੧੨੪)। ਨਿਵਾਜ—ਵਡਿਆਉਣ ਵਾਲਾ। ਹਰੀਛ—ਵੈਰੀ। ਸ਼ਿਕੰਨ—ਤੋੜਨ ਵਾਲਾ। ਹਿਰਾਸ—ਡਰ। ਫਿਕੰਨ—ਪਰੇ ਸਿੱਟਣ ਵਾਲਾ।

ਅਰਥ : ਹੇ ਪ੍ਰਭੂ ! ਤੂੰ ਵੈਰੀਆਂ ਤੋਂ ਹਾਲਾ ਭਰਨ ਵਾਲਾ ਹੈਂ ਅਤੇ ਗਾਰੀਬਾਂ ਨੂੰ ਵਡਿਆਉਣ ਵਾਲਾ ਹੈਂ (ਭਾਵ, ਜੋ ਤੇਰੇ ਅੱਗੇ ਅੜਦੇ ਹਨ ਉਹ ਆਖਰ ਸ਼ਰਮ-ਸਾਰ ਹੁੰਦੇ ਹਨ; ਪਰ ਜੋ ਤੇਰੀ ਸ਼ਰਨ ਆਉਂਦੇ ਹਨ, ਤੂੰ ਉਹਨਾਂ ਨੂੰ ਮਾਣ ਦੇਂਦਾ ਹੈਂ)। ਹੇ ਪ੍ਰਭੂ ! ਤੂੰ ਵੈਰੀਆਂ ਦੇ (ਸਿਰ) ਤੋੜਨ ਵਾਲਾ ਹੈਂ, ਕੋਈ ਡਰ ਤੇਰੇ ਨੇੜੇ ਨਹੀਂ ਢੁਕ ਸਕਦਾ ॥੧੫੪॥

**ਕਲੰਕੰ ਪ੍ਰਣਾਸ ਹੈਂ॥ ਸਮਸਤੁਲ ਨਿਵਾਸ ਹੈਂ॥
ਅਗੰਜੁਲ ਗਾਨੀਮ ਹੈਂ॥ ਰਜਾਇਕ ਰਹੀਮ ਹੈਂ॥੧੫੫॥**

ਪਦ ਅਰਥ : ਕਲੰਕ—ਧੱਬਾ, ਦਾਗ, ਬਦਨਾਮੀ। ਅਗੰਜ—ਅ+ਗੰਜ। ਗੰਜਨ—(putting to shame, surpassing, defeating) ਹਰਾ ਦੇਣਾ,

(ਕਿਸੇ ਤੋਂ) ਵਧ ਜਾਣਾ। ਅਰਗੁੰਜ—ਅਜਿੱਤ। ਗਨੀਮ—ਵੈਗੀ। ਰਜ਼ਾਇਕ—ਹੋਜ਼ੀ
ਦੇਣ ਵਾਲਾ।

ਅਰਥ : ਹੇ ਪ੍ਰਭੂ ! ਤੂੰ (ਆਪਣੇ ਬੰਦਿਆਂ ਦੇ) ਕਲੰਕ ਦੂਰ ਕਰਨ ਵਾਲਾ
ਹੈ, ਸਭ ਜੀਵਾਂ ਵਿਚ ਮੌਜੂਦ ਹੈਂ। ਵੈਗੀ ਤੈਨੂੰ ਜਿੱਤ ਨਹੀਂ ਸਕਦੇ, ਤੂੰ ਸਭ
ਨੂੰ ਰਿਜ਼ਕ ਦੇਣ ਵਾਲਾ ਹੈਂ, ਸਭ ਤੇ ਰਗਿਮ ਕਰਨ ਵਾਲਾ ਹੈਂ ॥੧੫੪॥

ਸਮਸਤੁਲ ਜ਼ਬਾਂ ਹੈਂ ॥ ਕਿ ਸਾਹਿਬ ਕਿਰਾਂ ਹੈਂ ॥
ਕਿ ਨਰਕੰ ਪ੍ਰਣਾਸ਼ ਹੈਂ ॥ ਬਹਿਸਤੁਲ ਨਿਵਾਸ ਹੈਂ ॥੧੫੫॥

ਪਦ ਅਰਥ : ਜ਼ਬਾਂ—ਜੀਭ। ਸਮਸਤ—ਸਾਰੇ (ਜੀਵ)। ਕਿਰਾਂ—ਐਸੂਰਜ, ਪ੍ਰਤਾਪ।

ਅਰਥ : ਹੇ ਪ੍ਰਭੂ ! ਤੂੰ ਸਾਰੇ ਜੀਵਾਂ ਦੀ ਜੀਭ ਹੈਂ (ਭਾਵ, ਸਭ ਜੀਵਾਂ
ਦੇ ਅੰਦਰ ਤੂੰ ਆਪ ਹੀ ਬੋਲ ਰਿਹਾ ਹੈ), ਤੂੰ ਵੱਡੇ ਪ੍ਰਤਾਪ ਵਾਲਾ ਹੈਂ। ਤੂੰ
ਨਰਕਾਂ ਦਾ ਨਾਸ ਕਰਨ ਵਾਲਾ ਹੈਂ, ਅਤੇ ਤੂੰ ਆਪ ਸੁਰਗ ਵਿਚ ਰਹਿੰਦਾ ਹੈਂ
(ਭਾਵ, ਹੇ ਪ੍ਰਭੂ ! ਜਿਥੇ ਤੂੰ ਹੈਂ ਉਥੇ ਨਰਕ ਦਾ ਦੁਖ ਨੇੜੇ ਨਹੀਂ ਢੁਕ ਸਕਦਾ,
ਉਥੇ ਸਦਾ ਸੁਰਗ ਦਾ ਸੁਖ ਹੈ) ॥੧੫੫॥

ਕਿ ਸਰਬੁਲ ਗਵੰਨ ਹੈਂ ॥ ਹਮੇਸ਼ੁਲ ਰਵੰਨ ਹੈਂ ॥
ਤਮਾਮੁਲ ਤਮੀਜ਼ ਹੈਂ ॥ ਸਮਸਤੁਲ ਅਜੀਜ਼ ਹੈਂ ॥੧੫੬॥

ਪਦ ਅਰਥ : ਗਵੰਨ—ਗਵਨ, ਗਾਮਨ, ਪਹੁੰਚ। ਰਵੰਨ—ਰਵਨ, ਰਮਣ,
ਮੁਸ਼ੀ, ਅਨੰਦ। ਹਮੇਸ਼—ਸਦਾ। ਤਮਾਮ—ਸਾਰੇ ਜੀਵ। ਤਮੀਜ਼—ਪਛਾਣ।
ਅਜੀਜ਼—ਪਿਆਰਾ।

ਅਰਥ : ਹੇ ਪ੍ਰਭੂ ! ਸਭ ਜੀਵਾਂ ਵਿਚ ਤੇਰੀ ਪਹੁੰਚ ਹੈ (ਭਾਵ, ਤੂੰ ਸਭ
ਜੀਵਾਂ ਵਿਚ ਮੌਜੂਦ ਹੈਂ) ਅਤੇ ਤੂੰ ਸਦਾ ਹੀ ਅਨੰਦ (ਸਰੂਪ) ਹੈਂ। ਹੇ ਪ੍ਰਭੂ !
ਤੂੰ ਸਾਰੇ ਜੀਵਾਂ ਦੀ ਪਛਾਣ (ਸੱਭਾਲ) ਕਰਦਾ ਹੈਂ, ਅਤੇ ਸਭ ਜੀਵਾਂ ਦਾ ਪਿਆਰਾ
ਹੈ ॥੧੫੬॥

ਪਰੰ ਪਰਮ ਈਸ ਹੈਂ ॥ ਸਮਸਤੁਲ ਅਦੀਸ ਹੈਂ ॥
ਅਦੇਸ਼ੁਲ ਅਲੇਖ ਹੈਂ ॥ ਹਮੇਸ਼ੁਲ ਅਭੇਖ ਹੈਂ ॥੧੫੭॥

ਪਦ ਅਰਥ : ਪਰੰ—ਸਭ ਤੋਂ ਵੱਡਾ। ਪਰਮ—ਸਭ ਤੋਂ ਵੱਡਾ। ਈਸ—ਈਸੂਰ, ਮਾਲਕ। ਅਦੀਸ—ਆਦਿ+ਈਸ, ਸ਼ੁਰੂ ਤੋਂ ਹੀ ਮਾਲਕ। ਅਦੇਸ—ਅ+ਦੇਸ, ਦੇਸ-ਰਹਿਤ। ਅਲੇਖ—ਅ+ਲੇਖ, ਚਿੱਤ-ਰਹਿਤ।

ਅਰਥ : ਹੇ ਪ੍ਰਭੂ ! ਤੂ ਸਭ ਤੋਂ ਵੱਡਾ ਮਾਲਕ ਹੈਂ, (ਜਗਤ ਦੇ) ਸ਼ੁਰੂ ਤੋਂ ਹੀ ਸਭ ਦਾ ਮਾਲਕ ਹੈਂ, ਤੇਰਾ ਕੋਈ ਭਾਸ ਟਿਕਾਣਾ ਨਹੀਂ ਦਸਿਆ ਜਾ ਸਕਦਾ, ਨਾ ਹੀ ਤੇਰਾ ਕੋਈ ਚਿੱਤ ਬਣਾਇਆ ਜਾ ਸਕਦਾ ਹੈ ਅਤੇ ਕਦੇ ਭੀ ਤੇਰਾ ਕੋਈ ਭਾਸ ਲਿਬਾਸ ਨਹੀਂ ਹੋਇਆ ॥੧੫੭॥

**ਜ਼ਮੀਨੁਲ ਜ਼ਮਾਂ ਹੈਂ॥ ਅਮੀਕੁਲ ਇਮਾ ਹੈਂ॥
ਕਰੀਮੁਲ ਕਮਾਲ ਹੈਂ॥ ਕਿ ਜੁਰਅਤਿ ਜਮਾਲ ਹੈਂ॥੧੫੮॥**

ਪਦ ਅਰਥ : ਜ਼ਮੀਨ—ਧਰਤੀ। ਜ਼ਮਾਂ—ਜ਼ਮਾਨ, ਸਮਾ (ਵੇਖੋ ਛੰਦ ਨੇ: ੧੨੨)। ਅਮੀਕ—ਛੂੰਘਾ। ਇਮਾ—ਇਸ਼ਾਰਾ, ਰਮਜ਼। ਕਰੀਮ—ਬਖਸ਼ਸ਼ (ਕਰਮ) ਕਰਨ ਵਾਲਾ। ਜੁਰਅਤਿ—ਦਲੇਗੀ, ਬੀਰਤਾ। ਜਮਾਲ—ਸੁੰਦਰਤਾ, ਖੂਬਸੂਰਤਿ।

ਅਰਥ : ਹੇ ਪ੍ਰਭੂ ! ਤੂ ਧਰਤੀ ਉਤੇ (ਭਾਵ, ਹਰ ਥਾਂ) ਅਤੇ ਹਰ ਸਮੇਂ ਮੌਜੂਦ ਹੈਂ, ਤੇਰੀ ਰਮਜ਼ ਬੜੀ ਛੂੰਘੀ ਹੈ (ਭਾਵ, ਤੇਰਾ ਭੇਦ ਕੋਈ ਪਾ ਨਹੀਂ ਸਕਦਾ)। ਤੂ ਪੂਰਨ ਬਖਸ਼ਸ਼ ਕਰਨ ਵਾਲਾ ਹੈਂ ਅਤੇ ਤੇਰੀ ਬੀਰਤਾ ਤੇਰੀ ਸੁੰਦਰਤਾ ਹੈ (ਭਾਵ ਤੂ ਬੀਰ ਬਾਂਕਾ ਹੈ) ॥੧੫੯॥

**ਕਿ ਅਚਲੰ ਪ੍ਰਕਾਸ਼ ਹੈਂ॥ ਕਿ ਅਮਿਤੋ ਸੁਬਾਸ ਹੈਂ॥
ਕਿ ਅਜਬ ਸ਼ਰੂਪ ਹੈਂ॥ ਕਿ ਅਮਿਤੋ ਬਿਭੂਤਿ ਹੈਂ॥੧੫੯॥**

ਪਦ ਅਰਥ : ਅਚਲ—ਅ+ਚਲ, ਅਹਿਲ। ਅਮਿਤੋ—ਅਮਿਤ, ਅ+ਮਿਤ, ਅਮਿਣਵੀਂ। ਸੁਬਾਸ—ਸੁਰੰਧੀ। ਅਜਬ—ਅਸਚਰਜ। ਬਿਭੂਤਿ—ਐਸ਼ੂਰਜ, ਪ੍ਰਤਾਪ।

ਅਰਥ : ਹੇ ਪ੍ਰਭੂ ! ਤੇਰੀ ਜੋਤਿ ਕਦੇ ਡੋਲਣ ਵਾਲੀ ਨਹੀਂ, ਤੂ ਅਮਿਣਵੀਂ (ਬੇਅੰਤ) ਸੁਰੰਧੀ ਵਾਲਾ ਹੈਂ। ਅਸਚਰਜ ਤੇਰਾ ਰੂਪ ਹੈ ਤੇ ਬੇਅੰਤ ਤੇਰਾ ਪ੍ਰਤਾਪ ਹੈ ॥੧੬੦॥

**ਕਿ ਅਮਿਤੋ ਪਸਾ ਹੈਂ॥ ਕਿ ਆਤਮ ਪ੍ਰਭਾ ਹੈਂ॥
ਕਿ ਅਚਲੰ ਅਨੰਗ ਹੈਂ॥ ਕਿ ਅਮਿਤੋ ਅੰਗ ਹੈਂ॥੧੬੦॥**

ਪਦ ਅਰਥ : ਅਮਿਤੋ—ਅਮਿਟਵਾਂ। ਪਸਾ—ਪਸਾਰਾ। ਅਮਿਤੋ ਪਸਾ—ਬੇਅੰਤ ਖਿਲਾਰੇ ਵਾਲਾ। ਪ੍ਰਭਾ—ਚਾਨਣ, ਪ੍ਰਕਾਸ਼। ਆਤਮ—ਆਪਾ। ਆਤਮ ਪ੍ਰਭਾ—ਜਿਸ ਦਾ ਆਪਾ (ਭਾਵ, ਸਰੂਪ) ਪ੍ਰਕਾਸ਼ ਹੀ ਪ੍ਰਕਾਸ਼ ਹੈ। ਅਚਲ—ਅਡੋਲ, ਨਾ ਡੋਲਣ ਵਾਲਾ। ਅਨੰਗ—ਅਨ+ਅੰਗ, ਸਰੀਰ-ਰਹਿਤ। ਅਭੰਗ—ਅ+ਭੰਗ, ਨਾਸ-ਰਹਿਤ।

ਅਰਥ : ਹੇ ਪ੍ਰਭੂ ! ਤੂੰ (ਜਗਤ-ਰੂਪ) ਬੇਅੰਤ ਖਿਲਾਰੇ ਦਾ ਮਾਲਕ ਹੈਂ, (ਫਿਰ ਭੀ) ਤੇਰਾ ਆਪਾ (ਭਾਵ, ਸਰੂਪ) ਰਿਹਾ ਚਾਨਣ ਹੀ ਚਾਨਣ ਹੈ। ਤੂੰ ਕਦੇ ਡੋਲਦਾ ਨਹੀਂ ਹੈਂ, (ਜੀਵਾਂ ਵਾਂਗ) ਤੇਰਾ ਕੋਈ ਸਰੀਰ ਨਹੀਂ ਹੈ; ਤੂੰ ਬੇਅੰਤ ਹੈਂ ਅਤੇ ਕਦੇ ਨਾਸ ਹੋਣ ਵਾਲਾ ਨਹੀਂ ਹੈਂ ॥੧੬੦॥

ਮਧੁਭਾਰ ਛੰਦ ॥ ਜੂ ਪ੍ਰਸਾਦਿ ॥

ਮੁਨਿ ਮਨਿ ਪ੍ਰਣਾਮ ॥ ਗੁਣ ਗਣ ਮੁਦਾਮ ॥
ਅਰਿ ਬਰ ਅਗੰਜ ॥ ਹਰਿ ਨਰ ਪ੍ਰਭੰਜ ॥੧੬੧॥

ਪਦ ਅਰਥ : ਮੁਨਿ—ਗਿਸੀ, ਤਪੀ। ਮਨਿ—ਮਨ ਵਿਚ। ਗੁਣ—ਸਮੂੰਹ। ਗੁਣ ਗਣ—ਗੁਣਾਂ ਦੇ ਸਮੂੰਹ (ਦਾ ਮਾਲਕ), ਜਿਸ ਵਿਚ ਸਾਰੇ ਹੀ ਗੁਣ ਹਨ, ਵੇਖੋ ਛੰਦ ਨੰ: ੮੭। ਮੁਦਾਮ—ਸਦਾ। ਅਰਿ—ਵੈਰੀ। ਅਰਿ ਬਰ—ਅਰਿ ਵਰ, ਵੱਡੇ ਵੱਡੇ ਵੈਰੀ। ਅਗੰਜ—(conquering, defeating) ਅਜਿੱਤ, ਜੋ ਨਾ ਜਿੱਤਿਆ ਜਾਏ। ਪ੍ਰਭੰਜ—(to break down, frustrate, to conquer) ਨਾਸ ਕਰਨ ਵਾਲਾ। ਹਰਿ ਨਰ—ਨਰ ਹਰਿ, ਨਰਸਿੰਘ, ਨਰਾਂ ਦਾ ਰਾਜਾ, ਸਭ ਬੰਦਿਆਂ ਦਾ ਮਾਲਕ।

ਅਰਥ : (ਹੇ ਪ੍ਰਭੂ !) ਤਪੀ ਲੋਕ ਤੈਨੂੰ ਆਪਣੇ ਮਨ ਵਿਚ ਨਮਸਕਾਰ ਕਰਦੇ ਹਨ, ਤੂੰ ਸਦਾ ਬੇਅੰਤ ਗੁਣਾਂ ਦਾ ਮਾਲਕ ਹੈਂ। (ਹੇ ਪ੍ਰਭੂ !) ਤੂੰ ਵੱਡੇ ਵੱਡੇ ਵੈਰੀਆਂ ਤੋਂ ਭੀ ਅਜਿੱਤ ਹੈਂ। ਤੂੰ ਸਭ ਬੰਦਿਆਂ ਦਾ ਮਾਲਕ ਹੈਂ ਅਤੇ ਸਭ ਦਾ ਨਾਸ ਕਰਨ ਵਾਲਾ ਹੈਂ ॥੧੬੧॥

ਅਨਗਣ ਪ੍ਰਣਾਮ ॥ ਮੁਨਿ ਮਨਿ ਸਲਾਮ ॥
ਹਰਿ ਨਰ ਅਖੰਡ ॥ ਬਰ ਨਰ ਅਮੰਡ ॥੧੬੨॥

ਪਦ ਅਰਥ : ਅਨਗਣ—ਅਨਗਿਣਤ। ਸਲਾਮ—ਪ੍ਰਣਾਮ, ਨਮਸਕਾਰ।

ਹਰ ਨਰ—ਨਰ ਹਰਿ, ਨਰਸਿੰਘ, ਨਰਾਂ ਵਿਚ ਸਿੰਘ। ਅਖੰਡ—ਮੁਕੰਮਲ,
ਸੰਪੂਰਨ। ਬਰ ਨਰ—ਮਨੁੱਖਾਂ ਵਿਚ ਸੇਸ਼ਟ। ਅਮੰਡ—ਜਿਸ ਨੂੰ ਕਿਸੇ ਸਜਾਵਟ
ਦੀ ਲੋੜ ਨਹੀਂ।

ਅਰਥ : (ਹੇ ਪ੍ਰਭੂ !) ਅਨਗਿਣਤ ਜੀਵ ਤੈਨੂੰ ਪਰਣਾਮ ਕਰਦੇ ਹਨ,
ਤਪੀ ਲੋਕ ਤੈਨੂੰ ਹੀ ਆਪਣੇ ਮਨ ਵਿਚ ਬੰਦਨਾ ਕਰਦੇ ਹਨ। (ਸਾਰੀ ਕਾਇਨਾਤ
ਦੀ ਸਰਦਾਰ) ਮਨੁੱਖ (ਜਾਤੀ) ਵਿਚ ਤੂੰ ਸੇਰ (ਰੂਪ) ਹੈਂ ਅਤੇ ਸੰਪੂਰਨ (ਗੁਣਾਂ
ਵਾਲਾ) ਹੈਂ; ਮਨੁੱਖਾਂ ਤੋਂ ਸੇਸ਼ਟ ਹੈਂ ਅਤੇ ਤੈਨੂੰ ਕਿਸੇ ਸੁਹੱਪਣ ਦੀ ਲੋੜ ਨਹੀਂ
ਹੈ। ੧੯੨॥

ਅਨੁਭਵ ਅਨਾਸ॥ ਮੁਨਿ ਮਨਿ ਪ੍ਰਕਾਸ॥
ਗੁਣ ਗਣ ਪ੍ਰਣਾਮ॥ ਜਲਿ ਬਲਿ ਮੁਦਾਮ॥ ੧੯੩॥

ਪਦ ਅਰਥ : ਅਨਾਸ—ਹੇ ਨਾਸ—ਰਹਿਤ ! ਅਨੁਭਵ—ਆਪਣੇ ਆਪ
ਤੋਂ ਪ੍ਰਾਪਤ ਹੋਇਆ ਗਿਆਨ। ਪ੍ਰਕਾਸ਼—ਚਾਨਣ। ਜਲਿ—ਜਲ ਵਿਚ।
ਬਲਿ—ਪਰਤੀ ਤੇ। ਮੁਦਾਮ—ਸਦਾ। ਗੁਣ ਗਣ—ਸਮੂਹ ਗੁਣਾਂ ਵਾਲਾ।

ਅਰਥ : ਹੇ ਅਬਿਨਾਸ਼ੀ ਪ੍ਰਭੂ ! ਤੂੰ ਆਪ ਗਿਆਨ-ਰੂਪ ਹੈਂ
(ਗਿਆਨ ਵਾਸਤੇ ਤੈਨੂੰ ਕਿਸੇ ਦੀ ਮੁਖਾਜੀ ਨਹੀਂ, ਸਰਗੋਂ) ਤਪੀ ਲੋਕਾਂ ਦੇ ਮਨ
ਵਿਚ ਤੂੰ ਹੀ ਚਾਨਣ (ਕਰਨ ਵਾਲਾ) ਹੈਂ। ਹੇ ਸਰਬ-ਗੁਣ ਪ੍ਰਭੂ ! ਤੈਨੂੰ
ਨਮਸਕਾਰ ਹੈ; ਜਲ ਵਿਚ, ਪਰਤੀ ਉਤੇ (ਹਰ ਥਾਂ, ਤੂੰ ਹੀ) ਸਦਾ ਮੌਜੂਦ
ਹੈ। ੧੯੩॥

ਅਨਛਿਜ ਅੰਗ॥ ਆਸਣ ਅੰਡੰਗ॥
ਉਪਮਾ ਅਪਾਰ॥ ਗਤਿ ਮਿਤਿ ਉਦਾਰ॥ ੧੯੪॥

ਪਦ ਅਰਥ : ਅਨਛਿਜ—ਨਾ ਛਿੱਜਣ ਵਾਲਾ, ਪੁਰਾਣਾ ਨਾ ਹੋਣ
ਵਾਲਾ। ਅੰਗ—ਸਰੀਰ, ਸਰੂਪ। ਆਸਣ—ਤਖਤ। ਅੰਡੰਗ—ਨਾ ਟੁੱਟਣ
ਵਾਲਾ, ਅਤੁੱਟ, ਅਛੋਲ। ਉਪਮਾ—(equality) ਬਰਾਬਰੀ। ਅਪਾਰ—ਪਹੁੰਚ
ਤੋਂ ਪਰੇ। ਗਤਿ—ਹਾਲਤ, ਅਵਸਥਾ। ਮਿਤਿ—ਮਾਪ, ਅੰਦਾਜ਼ਾ। ਉਦਾਰ—
(large, grand, extensive) ਬਹੁਤ ਵੱਡੀ।

ਅਰਥ : ਤੇਰਾ ਸਰੂਪ ਕਦੇ ਪੁਰਾਣਾ ਹੋਣ ਵਾਲਾ ਨਹੀਂ ਹੈ, ਤੇਰਾ ਆਸਣ

ਭੀ ਅਡੋਲ ਹੈ, ਤੇਰੀ ਬਰਾਬਰ ਦੀ ਕੋਈ ਹਸਤੀ ਲੱਭਣੀ ਜੀਵ ਦੀ ਪਹੁੰਚ ਤੋਂ
ਪਰੇ ਹੈ, ਤੂੰ ਕਿਹੋ ਜਿਹਾ ਹੈਂ ਤੇ ਕੇਛਾ ਵੱਡਾ ਹੈਂ, ਇਹ ਦੱਸਣਾ (ਤੇਰੇ ਪੈਦਾ
ਕੀਤੇ ਜੀਵਾਂ ਵਾਸਤੇ) ਬਹੁਤ ਵੱਡੀ ਗੱਲ ਹੈ ॥੧੯੪॥

ਜਲਿ ਥਲਿ ਅਮੰਡ ॥ ਦਿਸ ਵਿਸ ਅਭੰਡ ॥
ਜਲਿ ਥਲਿ ਮਹੰਤ ॥ ਦਿਸ ਵਿਸ ਬਿਅੰਤ ॥੧੯੫॥

ਪਦ ਅਰਥ : ਅਮੰਡ—ਜਿਸ ਨੂੰ ਕਿਸੇ ਸਜਾਵਟ ਦੀ ਲੋੜ ਨਾ ਪਏ।
ਦਿਸ—[ਸੰ: ਦਿਸ਼ਾ ਵਿਦਿਸ਼ਾ]। ਦਿਸ—ਤਰਫ, ਪਾਸਾ (ਚਾਰ ਪਾਸੇ ਹਨ : ਉੱਤਰ,
ਦੱਖਣ, ਪੂਰਬ, ਪੱਛਮ)। ਵਿਸ—ਵਿਦਿਸ, ਦੋ ਦਿਸ਼ਾਂ ਦੀ ਵਿਚਕਾਰਲੀ ਥਾਂ,
ਨੁੱਕਰ। ਅਭੰਡ—ਅ+ਭੰਡ, ਜੋ ਭੰਡ ਵਿਚ ਨਹੀਂ। ਭੰਡ—ਇਸਤ੍ਰੀ (ਵੇਖੋ ਆਸਾ
ਦੀ ਵਾਰ ਸਟੀਕ)। ਅਭੰਡ—ਜੋ ਇਸਤ੍ਰੀ ਤੋਂ ਨਹੀਂ ਹੋਇਆ। ਮਹੰਤ—ਮਹਾਂਤ,
ਸਭ ਤੋਂ ਵੱਡਾ।

ਅਰਥ : (ਹੋ ਪ੍ਰਭੂ !) ਤੂੰ ਜਲ ਵਿਚ, ਧਰਤੀ ਉਤੇ (ਹਰ ਥਾਂ) ਹੈ, ਤੈਨੂੰ
ਕਿਸੇ ਸਜਾਵਟ ਦੀ ਲੋੜ ਨਹੀਂ; ਤੂੰ ਹਰ ਪਾਸੇ ਤੇ ਹਰ ਨੁੱਕਰੇ ਮੈਜ਼ੂਦ ਹੈਂ, ਤੂੰ
ਇਸਤ੍ਰੀ ਤੋਂ ਪੈਦਾ ਨਹੀਂ ਹੋਇਆ। ਹੋ ਪ੍ਰਭੂ ! ਤੂੰ ਜਲ ਵਿਚ, ਧਰਤੀ ਉਤੇ (ਹਰ
ਥਾਂ) ਹੈ, ਤੂੰ ਸਭ ਤੋਂ ਵੱਡਾ ਹੈਂ, ਹਰ ਪਾਸੇ, ਹਰ ਨੁੱਕਰੇ ਤੂੰ ਮੈਜ਼ੂਦ ਹੈਂ, ਅਤੇ
ਤੇਰਾ ਅੰਤ ਨਹੀਂ ਪਾਇਆ ਜਾ ਸਕਦਾ ॥੧੯੫॥

ਅਨੁਭਵ ਅਨਾਸ ॥ ਧਿਤਿ ਧਰ ਧੁਰਾਸ ॥
ਆਜਾਨ ਬਾਹ ॥ ਏਕੈ ਸਦਾਹੁ ॥੧੯੬॥

ਪਦ ਅਰਥ : ਅਨੁਭਵ—(ਵੇਖੋ ਨੰ: ੧੯੩) ਆਪਣੇ ਆਪ ਤੋਂ ਪ੍ਰਾਪਤ
ਹੋਇਆ ਗਿਆਨ। ਧਿਤਿ—ਧਰਤੀ। ਧਰ ਧੁਰਾਸ—[ਸੰ: ਧੁਰੰਧਰ, chief,
head pre-eminent] ਸਰਦਾਰ, ਧੁਰੰਧਰ। ਆਜਾਨ—(ਵੇਖੋ ਨੰ: ੮੮)
ਪੈਦਾ ਕਰਨ ਦਾ ਵਸੀਲਾ, ਜਗਤ-ਰਚਨਾ ਦਾ ਮੁੱਢ। ਬਾਹ—ਵਾਹ, ਲੈ ਜਾਣ
ਵਾਲਾ, ਰੱਖਣ ਵਾਲਾ। ਆਜਾਨ-ਬਾਹ—ਉਹ ਜੋ ਜਗਤ-ਰਚਨਾ ਦੇ ਵਸੀਲਿਆਂ
ਨੂੰ ਆਪਣੇ ਵੱਸ ਵਿਚ ਰੱਖਦਾ ਹੈ।

ਅਰਥ : ਹੇ ਅਬਿਨਾਸ਼ੀ ਪ੍ਰਭੂ ! (ਤੈਨੂੰ ਗਿਆਨ ਵਾਸਤੇ ਕਿਸੇ ਦੀ ਮੁਖਾਜੀ
ਨਹੀਂ) ਤੂੰ ਆਪ ਗਿਆਨ-ਰੂਪ ਹੈਂ ਅਤੇ ਧਰਤੀ ਦਾ ਸਰਦਾਰ ਹੈਂ, ਜਗਤ-ਰਚਨਾ

ਦੇ ਸਭ ਵਸੀਲੇ ਤੇਰੇ ਆਪਣੇ ਵੱਸ ਵਿਚ ਹਨ; ਤੂੰ ਸਦਾ ਇਕ ਆਪ ਹੀ ਆਪ
ਹੈਂ ॥੧੬੯॥

**ਓਅੰਕਾਰ ਆਦਿ ॥ ਕਬਨੀ ਅਨਾਦਿ ॥
ਖਲ ਖੰਡ ਖਿਆਲ ॥ ਗੁਰ ਬਰ ਅਕਾਲ ॥੧੬੧॥**

ਪਦ ਅਰਥ : ਓਅੰ—ਪਰਮਾਤਮਾ (ਵੇਖੋ ਨੰ: ੧੨੮)। ਓਅੰਕਾਰ—ਹਰ ਥਾਂ ਇਕ-ਰਸ ਵਿਆਪਕ ਪ੍ਰਭੂ। ਕਾਰ—(ਸੰ: ਕਾਰ) ਸੰਸਕ੍ਰਿਤ ਦਾ ਇਕ ‘ਪਿਛੇਤਰ’ ਹੈ। ਆਮ ਤੌਰ ਤੇ ਇਹ ‘ਨਾਂਵ’ (noun) ਦੇ ਅਖੀਰ ਤੇ ਵਰਤਿਆ ਜਾਂਦਾ ਹੈ। ਇਸ ਦਾ ਅਰਥ ਹੈ ਇਕ-ਰਸ, ਜਿਸ ਵਿਚ ਤਬਦੀਲੀ ਨਾ ਆਵੇ। [ਇਸ ਨੂੰ ਵਧੀਕ ਸਮਝਣ ਵਾਸਤੇ, ਵੇਖੋ ਮੇਰਾ ‘ਜਪੁਜੀ ਸਟੀਕ’ ਪੰਨਾ ੩੭ ਤੋਂ ੩੯]। ਕਬਨੀ—ਕਬਨੀ ਨਾਲ, ਬਿਆਨ ਕਰਨ ਦਾ ਜਤਨ ਕੀਤਿਆਂ। ਖਲ—ਦੁਸ਼ਟ। ਖੰਡ—ਨਾਸ। ਖਿਆਲ—ਫੁਰਨਾ। ਗੁਰ ਬਰ—ਸਭ ਤੋਂ ਵੱਡਾ (ਲਫੜ ਵਰਤ ਜਦੋਂ ਕਿਸੇ ‘ਸਮਾਸ’ ਦੇ ਅੰਤ ਵਿਚ ਵਰਤਿਆ ਜਾਏ ਤਾਂ ਇਸ ਦਾ ਅਰਥ ਹੁੰਦਾ ਹੈ ‘ਚੋਣਵਾਂ, ਵਧੀਆ’)। ਬਰ—ਵਰ।

ਅਰਥ : ਹੇ ਪ੍ਰਭੂ ! ਤੂੰ ਹਰ ਥਾਂ ਇਕ-ਰਸ ਵਿਆਪਕ ਹੈਂ, (ਸਾਰੇ ਜਗਤ ਦਾ) ਮੂਲ ਹੈਂ, ਬਿਆਨ ਕਰਨ ਦੇ ਜਤਨ ਕੀਤਿਆਂ ਭੀ ਤੇਰਾ ‘ਆਦਿ’ ਨਹੀਂ ਲੱਭ ਸਕਦਾ। ਹੇ ਪ੍ਰਭੂ ! ਤੂੰ ਇਕ ਫੁਰਨੇ ਵਿਚ ਦੁਸ਼ਟਾਂ ਦਾ ਨਾਸ ਕਰ ਸਕਦਾ ਹੈਂ, ਤੂੰ ਸਭ ਤੋਂ ਵੱਡਾ ਹੈਂ ਤੇ ਮੈਤ-ਰਹਿਤ ਹੈਂ ॥੧੬੧॥

**ਘਰਿ ਘਰਿ ਪ੍ਰਣਾਮ ॥ ਚਿਤਿ ਚਰਨ ਨਾਮੁ ॥
ਆਛਿਜ ਗਾਤ ॥ ਆਜਿਜ਼ ਨ ਬਾਤ ॥੧੬੮॥**

ਪਦ ਅਰਥ : ਚਿਤਿ—ਚਿਤ ਵਿਚ। ਆਛਿਜ (ਵੇਖੋ ਨੰ: ੧੦੩) ਅਛੱਜ, ਪੁਰਾਣਾ ਨਾ ਹੋਣ ਵਾਲਾ। ਗਾਤ—ਸਰੀਰ। ਆਜਿਜ਼—ਮੁਖਾਜ। ਨ ਬਾਤ—ਨਹੀਂ ਕਿਸੇ ਗੱਲੇ।

ਅਰਥ : ਹੇ ਪ੍ਰਭੂ ! ਘਰ ਘਰ ਵਿਚ ਜੀਵ ਤੈਨੂੰ ਨਮਸਕਾਰ ਕਰਦੇ ਹਨ, ਜੀਵਾਂ ਦੇ ਚਿਤ ਵਿਚ ਤੇਰੇ ਚਰਨ ਅਤੇ ਤੇਰਾ ਨਾਮ ਵੱਸ ਰਹੇ ਹਨ। ਹੇ ਪ੍ਰਭੂ ! ਤੇਰਾ ਸਰੀਰ ਕਦੇ ਪੁਰਾਣਾ ਹੋਣ ਵਾਲਾ ਨਹੀਂ ਅਤੇ ਤੂੰ ਕਿਸੇ ਗੱਲੇ ਕਿਸੇ ਦਾ ਮੁਖਾਜ ਨਹੀਂ ॥੧੬੮॥

ਅਨਈਸ ਗਾਤ ॥ ਅਨਰੰਜ ਬਾਤ ॥

ਅਨਟੁਟ ਭੰਡਾਰ ॥ ਅਨਠਟ ਅਪਾਰ ॥੧੬੯॥

ਪਦ ਅਰਥ : ਇੱਜ—ਝਗੜਾ, ਬਖੇੜਾ। ਗਾਤ—ਸਗੋਰ, ਹਸਤੀ, ਸਰੂਪ। ਅਨਰੰਜ—ਰੰਜ-ਰਹਿਤ। ਬਾਤ—ਗੱਲਾਂ। ਅਨਟੁਟ—ਅਤੁੱਟ, ਨਾ ਮੁੱਕਣ ਵਾਲੇ। ਅਨਠਟ—ਬਾਪਣ ਤੋਂ ਰਹਿਤ।

ਅਰਥ : ਹੇ ਪ੍ਰਭੂ ! ਤੇਰੀ ਹਸਤੀ ਝਗੜੇ-ਬਖੇੜਿਆਂ ਤੋਂ ਉਤਾਹ ਹੈ, ਤੂੰ (ਜੀਵਾਂ ਦੀ ਕਿਸੇ) ਗੱਲ 'ਤੇ ਗੁੱਸੇ ਨਹੀਂ ਹੁੰਦਾ (ਤਾਹੀਏਂ ਜੀਵਾਂ ਲਈ) ਤੇਰੇ ਕਦੇ ਨਾ ਮੁੱਕਣ ਵਾਲੇ ਭੰਡਾਰ ਖੁਲ੍ਹੇ ਪਏ ਹਨ। ਤੈਨੂੰ ਕੋਈ ਮੂਢਗੀ ਵਾਂਗ (ਮੰਦਰਾਂ ਵਿਚ) ਬਾਪ ਨਹੀਂ ਸਕਦਾ, ਤੂੰ ਬੇਅੰਤ ਹੈਂ ॥੧੬੯॥

ਆਡੀਠ ਧਰਮ ॥ ਅਤਿ ਢੀਠ ਕਰਮ ॥

ਅਣਬੂਣ ਅਨੰਤ ॥ ਦਾਤਾ ਮਹੰਤ ॥੧੭੦॥

ਪਦ ਅਰਥ : ਆਡੀਠ—ਅਡੀਠ, ਅਡੀਠ [ਸੰ: ਅਦਿਸ਼ unforeseen, not observed or thought of] ਜੋ ਕਿਤੇ ਵੇਖਣ ਵਿਚ ਨਹੀਂ ਆਇਆ। ਧਰਮ—(ਵੇਖੋ ਨੌ: ੯੩) ਡਰਜ-ਸ਼ਿਨਾਸੀ। ਢੀਠ—(bold, courageous, confident) ਦਲੇਰ, ਸਾਹਸ ਵਾਲਾ, ਸਾਹਸੀ। ਬੂਣ—ਜ਼ਮਮ, ਚੋਟ। ਅਣ-ਬੂਣ—ਜੋ ਜ਼ਮਮੀ ਨਾ ਕੀਤਾ ਜਾ ਸਕੇ, ਜਿਸ ਉਤੇ ਚੋਟ ਨਾ ਚਲਾਈ ਜਾ ਸਕੇ। ਮਹੰਤ—ਮਹਾਂਤ, ਸਭ ਤੋਂ ਵੱਡਾ।

ਅਰਥ : ਹੇ ਪ੍ਰਭੂ ! ਤੇਰੀ ਡਰਜ-ਸ਼ਿਨਾਸੀ ਕਿਸੇ ਹੋਰ ਥਾਂ ਵੇਖਣ ਵਿਚ ਨਹੀਂ ਆਉਂਦੀ, ਤੇਰੇ ਸਾਰੇ ਕੰਮ ਬੜੇ ਸਾਹਸ-ਭਰੇ ਹਨ (ਭਾਵ, ਤੂੰ ਜਗਤ-ਮਰਯਾਦਾ ਨੂੰ ਚਲਾਣ ਦਾ ਡਰਜ ਇਤਨੇ ਗਹੁ ਨਾਲ ਪੂਰਾ ਕਰ ਰਿਹਾ ਹੈਂ ਕਿ ਇਸ ਦੀ ਮਿਸਾਲ ਨਹੀਂ ਮਿਲਦੀ, ਅਤੇ ਇਹ ਸਾਰਾ ਕੰਮ ਕਰਦਾ ਭੀ ਸਾਹਸ ਉਤਸ਼ਾਹ ਨਾਲ ਹੈ, ਬੱਧਾ ਰੁੱਧਾ ਨਹੀਂ)। ਹੇ ਪ੍ਰਭੂ ! ਤੇਰੇ ਉਤੇ ਕੋਈ ਚੋਟ ਨਹੀਂ ਚਲਾ ਸਕਦਾ, ਤੂੰ ਬੇਅੰਤ ਹੈਂ, (ਸਭ ਨੂੰ ਦਾਤਾਂ) ਦੇਣ ਵਾਲਾ ਹੈਂ ਅਤੇ ਸਭ ਤੋਂ ਵੱਡਾ ਹੈਂ ॥੧੭੦॥

ਹਰਿਬੈਲਮਨਾ ਛੰਦ ॥ ਦੂ ਪ੍ਰਸਾਦਿ ॥

ਕਕੁਣਾਲਜ ਹੈਂ ॥ ਅਰਿ ਘਾਲਜ ਹੈਂ ॥

ਖਲਖੰਡਨ ਹੈਂ ॥ ਮਹਿ ਮੰਡਨ ਹੈਂ ॥੧੭੧॥

ਪਦ ਅਰਥ : ਕਰੁਣਾ—ਤਰਸ। ਆਲਯ—ਘਰ। ਅਰਿ—ਵੈਰੀ। ਘਾਲਯ—ਨਾਸ ਕਰਨ ਵਾਲਾ। ਖਲ—ਦੁਸ਼ਟ। ਖੰਡਨ—ਨਾਸ ਕਰਨ ਵਾਲਾ। ਮਹਿ—ਧਰਤੀ। ਮੰਡਨ—ਸਜਾਵਟ। ਮੰਡ—ਸਜਾਣਾ।

ਅਰਥ : (ਹੇ ਪ੍ਰਭੂ !) ਤੂੰ ਤਰਸ ਦਾ ਘਰ ਹੈ, ਵੈਰੀਅਂ ਨੂੰ ਨਾਸ ਕਰਨ ਵਾਲਾ ਹੈ। ਤੂੰ ਦੁਸ਼ਟਾਂ ਦਾ ਨਾਸ ਕਰਨ ਵਾਲਾ ਹੈ (ਅਤੇ) ਧਰਤੀ ਨੂੰ ਸਜਾਉਣ ਵਾਲਾ ਹੈ। ॥੧੭੧॥

ਜਗਤੇਸੂਰ ਹੈ॥ ਪਰਮੇਸੂਰ ਹੈ॥
ਕਲਿ ਕਾਰਨ ਹੈ॥ ਸਰਬ ਉਬਾਰਨ ਹੈ॥ ॥੧੭੨॥

ਪਦ ਅਰਥ : ਜਗਤੇਸੂਰ—ਜਗਤ+ਈਸੂਰ, ਜਗਤ ਦਾ ਮਾਲਕ। ਪਰਮੇਸੂਰ—ਪਰਮ+ਈਸੂਰ, ਸਭ ਤੋਂ ਵੱਡਾ ਮਾਲਕ। ਕਲਿ—ਜੰਗ, ਜੁੱਧ। ਸਰਬ—ਸਾਡੇ। ਕਾਰਨ—ਮੂਲ, ਰਚਾਣ ਵਾਲਾ।

ਅਰਥ : (ਹੇ ਪ੍ਰਭੂ !) ਤੂੰ ਜਗਤ ਦਾ ਮਾਲਕ ਹੈ (ਅਤੇ) ਸਭ ਤੋਂ ਵੱਡਾ ਮਾਲਕ ਹੈ। ਤੂੰ ਜੁੱਧ ਰਚਾਣ ਵਾਲਾ (ਭੀ ਆਪ) ਹੈ ਅਤੇ (ਜੁੱਧਾਂ ਵਿਚ) ਸਭ ਨੂੰ ਬਚਾਣ ਵਾਲਾ (ਭੀ ਆਪ) ਹੈ। ॥੧੭੨॥

ਪ੍ਰਿਤ ਕੇ ਧਰਨ ਹੈ॥ ਜਗ ਕੇ ਕਰਨ ਹੈ॥
ਮਨਿ ਮਾਨਿਯ ਹੈ॥ ਜਾਗ ਜਾਨਿਯ ਹੈ॥ ॥੧੭੩॥

ਪਦ ਅਰਥ : ਪ੍ਰਿਤ—ਧਰਤੀ। ਧਰਨ—ਆਸਰਾ। ਮਨਿ—ਮਨ ਵਿਚ। ਮਾਨਿਯ—ਮੰਨਣ-ਯੋਗ। ਜਾਗ—ਜਗਤ ਵਿਚ। ਜਾਨਿਯ—ਜਾਣਨ-ਯੋਗ।

ਅਰਥ : (ਹੇ ਪ੍ਰਭੂ !) ਤੂੰ ਧਰਤੀ ਦਾ ਆਸਰਾ ਹੈ, (ਤੇ) ਜਗਤ ਦਾ ਬਣਾਣ ਵਾਲਾ ਹੈ। (ਤੂੰ ਹੀ ਜੀਵਾਂ ਦੇ) ਮਨ ਵਿਚ ਮੰਨਣ-ਯੋਗ ਹੈ (ਅਤੇ) ਜਗਤ ਵਿਚ ਤੂੰ ਹੀ (ਸਭ ਦੇ) ਜਾਣਨ-ਯੋਗ ਹੈ (ਭਾਵ, ਜਗਤ ਦੇ ਜੀਵ ਆਪਣੇ ਮਨਾਂ ਵਿਚ ਤੈਨੂੰ ਹੀ ਨਮਸਕਾਰ ਕਰਦੇ ਹਨ ਤੇ ਤੈਨੂੰ ਹੀ ਜਾਣਨ ਦਾ ਜਤਨ ਕਰਦੇ ਹਨ)। ॥੧੭੩॥

ਸਰਬੰ ਭਰ ਹੈ॥ ਸਰਬੰ ਕਰ ਹੈ॥
ਸਰਬ ਪਾਸਿਯ ਹੈ॥ ਸਰਬ ਨਾਸਿਯ ਹੈ॥ ॥੧੭੪॥

ਪਦ ਅਰਥ : ਭਰ—ਪਾਲਣ ਵਾਲਾ। ਕਰ—ਪੈਦਾ ਕਰਨ ਵਾਲਾ।
ਪਾਸਿਜ—ਪਾਸ, ਨੇੜੇ। ਨਾਸਿਜ—ਨਾਸ ਕਰਨ ਵਾਲਾ।

ਅਰਥ : (ਹੋ ਪ੍ਰਭੂ !) ਤੂੰ ਸਭ ਨੂੰ ਪਾਲਣ ਵਾਲਾ ਤੇ ਪੈਦਾ ਕਰਨ ਵਾਲਾ ਹੈਂ। ਤੂੰ ਸਭ ਜੀਵਾਂ ਦੇ ਨੇੜੇ (ਵੱਸ ਰਿਹਾ) ਹੈਂ (ਅਤੇ) ਸਭ ਦਾ ਨਾਸ ਕਰਨ ਵਾਲਾ ਹੈਂ ॥੧੭੪॥

ਕਰੁਣਾਕਰ ਹੈਂ ॥ ਬਿਸੁੰਭਰ ਹੈਂ ॥
ਸਰਬੇਸੂਰ ਹੈਂ ॥ ਜਗਤੇਸੂਰ ਹੈਂ ॥੧੭੫॥

ਪਦ ਅਰਥ : ਕਰੁਣਾਕਰ—ਕਰੁਣਾ+ਆਕਰ। ਆਕਰ—ਖਾਣ, ਸੋਮਾ।
ਬਿਸੁੰ—ਸਾਰੇ ਜਗਤ ਨੂੰ। ਸਰਬੇਸੂਰ—ਸਰਬ+ਈਸੂਰ।

ਅਰਥ : (ਹੋ ਪ੍ਰਭੂ !) ਤੂੰ ਤਰਸ ਦਾ ਸੋਮਾ ਹੈਂ, ਸਾਰੇ ਜਗਤ ਨੂੰ ਪਾਲਣ ਵਾਲਾ ਹੈਂ, ਸਭ ਦਾ ਮਾਲਕ ਹੈਂ, ਸਾਰੇ ਜਗਤ ਦਾ ਮਾਲਕ ਹੈਂ ॥੧੭੫॥

ਬ੍ਰਹਮੰਡਸ ਹੈਂ ॥ ਖਲ ਖੰਡਸ ਹੈਂ ॥
ਪਰ ਤੇ ਪਰ ਹੈਂ ॥ ਕਰੁਣਾਕਰ ਹੈਂ ॥੧੭੬॥

ਪਦ ਅਰਥ : ਬ੍ਰਹਮੰਡਸ—ਬ੍ਰਹਮੰਡੌਸ, ਬ੍ਰਹਮੰਡਸਜ, ਬ੍ਰਹਮੰਡ ਦਾ (ਮਾਲਕ)। ਖਲ—ਦੂਸ਼ਟ। ਖੰਡਸ—ਟੋਟੇ, ਫੁਕੜੇ (ਕਰਨ ਵਾਲਾ)। ਕਰੁਣਾਕਰ—ਕਰੁਣਾ+ਆਕਰ, ਤਰਸ ਦਾ ਸੋਮਾ। ਪਰ—(highest) ਵੱਡਾ।

ਅਰਥ : ਹੋ ਪ੍ਰਭੂ ! ਤੂੰ ਸਾਰੇ ਜਗਤ ਦਾ (ਮਾਲਕ) ਹੈਂ (ਤੇ) ਦੂਸ਼ਟਾਂ ਦੇ ਟੋਟੇ ਕਰਨ ਵਾਲਾ ਹੈਂ। ਹੋ ਪ੍ਰਭੂ ! ਤੂੰ ਵੱਡਿਆਂ ਤੋਂ ਵੱਡਾ ਹੈਂ (ਅਤੇ) ਤਰਸ ਦਾ ਸੋਮਾ ਹੈਂ ॥੧੭੬॥

ਅਜਪਾਜਪ ਹੈਂ ॥ ਅਥਪਾਥਪ ਹੈਂ ॥
ਅਕ੍ਰਿਤਾਕ੍ਰਿਤਿ ਹੈਂ ॥ ਅਮਿਤਾਮਿਤੁ ਹੈਂ ॥੧੭੭॥

ਪਦ ਅਰਥ : ਅਜਪਾਜਪ—ਅਜਪ+ਅਜਪ। ਜਪ—ਹੌਲੇ ਹੌਲੇ ਸੁਰ ਨਾਲ ਧਾਰਮਿਕ ਪੁਸਤਕਾਂ ਦੇ ਮੰਦ ਉਚਾਰਨੇ। ਅਜਪ—ਅ+ਜਪ, ਜਪਾਂ ਦੀ ਪਹੁੰਚ ਤੋਂ ਪਰੇ, ਜੋ ‘ਜਪਾਂ’ ਨਾਲ ਵੱਸ ਵਿਚ ਨਾ ਆ ਸਕੇ। ਅਥਪਾਥਪ—ਅਥਪ+ਅਥਪ।

ਬਪ—ਬਾਪ, ਮੂਰਤੀ ਨੂੰ ਮੰਦਰ ਵਿਚ ਪੁਜਾ ਲਈ ਟਿਕਾਣਾ। ਅਬਪ—ਆ+ਬਪ, ਜੋ ਮੂਰਤੀ ਵਾਂਗ ਮੰਦਰ ਵਿਚ ਟਿਕਾਇਆ ਨਾ ਜਾ ਸਕੇ। ਅਕ੍ਰਿਤਾਕ੍ਰਿਤਿ—ਅਕ੍ਰਿਤ+ਆਕ੍ਰਿਤ। ਕ੍ਰਿਤ—ਕੀਤਾ ਹੋਇਆ, ਬਣਾਇਆ ਹੋਇਆ। ਅਕ੍ਰਿਤ—ਨਾ ਰਚਿਆ ਹੋਇਆ। ਆਕ੍ਰਿਤਿ—ਸਰੂਪ, ਸ਼ਕਲ, ਮੂਰਤੀ। ਅਕ੍ਰਿਤਾਕ੍ਰਿਤ—ਜਿਸ ਦੀ ਮੂਰਤੀ ਬਣਾਈ ਨਾ ਜਾ ਸਕੇ। ਅਮ੍ਰਿਤਾਮ੍ਰਿਤ—ਅਮ੍ਰਿਤ+ਅਮ੍ਰਿਤ। ਅਮ੍ਰਿਤ—ਨਾ ਮਰਨ ਵਾਲਾ।

ਅਰਥ : ਹੇ ਪ੍ਰਭੂ! (ਲੋਕ ਮੰਤ੍ਰਾਂ ਦੇ ਜ਼ੋਰ ਦੇਵਤਿਆਂ ਨੂੰ ਵੱਸ ਵਿਚ ਲਿਆਉਂਦੇ ਹਨ, ਪਰ ਤੂੰ) ਮੰਤ੍ਰਾਂ ਦੀ ਪਹੁੰਚ ਤੋਂ ਪਰੇ ਹੈਂ ਤੇ ਨਾ ਹੀ ਤੈਨੂੰ (ਦੇਵਤਿਆਂ ਦੀਆਂ ਮੂਰਤੀਆਂ ਵਾਂਗ ਕਿਸੇ ਮੰਦਰ ਵਿਚ) ਟਿਕਾਇਆ ਜਾ ਸਕਦਾ ਹੈ; (ਕਿਉਂਕਿ) ਤੇਰੀ ਮੂਰਤੀ (ਐਸੀ ਹੈ ਜੋ) ਘੜੀ ਨਹੀਂ ਜਾ ਸਕਦੀ, (ਅਤੇ) ਤੂੰ ਸਦਾ ਅਮਰ ਹੈਂ ॥੧੭੭॥

ਅਮ੍ਰਿਤਾਮ੍ਰਿਤ ਹੈਂ ॥ ਕਰੁਣਾਕ੍ਰਿਤ ਹੈਂ ॥
ਅਕ੍ਰਿਤਾਕ੍ਰਿਤ ਹੈਂ ॥ ਧਰਣੀ ਧਿਤ ਹੈਂ ॥੧੭੮॥

ਪਦ ਅਰਥ : ਅਮ੍ਰਿਤਾਮ੍ਰਿਤ—ਅਮ੍ਰਿਤ+ਅਮ੍ਰਿਤ, ਸਦਾ ਅਮਰ। ਕਰੁਣਾਕ੍ਰਿਤ—ਕਰੁਣਾ+ਆਕ੍ਰਿਤ, ਤਰਸ ਦੀ ਮੂਰਤੀ। ਅਕ੍ਰਿਤਾਕ੍ਰਿਤ—ਅਕ੍ਰਿਤ+ਆਕ੍ਰਿਤ। ਧਰਣੀ—ਧਰਤੀ। ਧਿਤ—ਆਸਰਾ।

ਅਰਥ : ਹੇ ਪ੍ਰਭੂ! ਤੂੰ ਸਦਾ ਅਮਰ ਹੈਂ (ਤੇ) ਤਰਸ ਦੀ ਮੂਰਤੀ ਹੈਂ। ਹੇ ਪ੍ਰਭੂ! (ਕੋਈ ਬੰਦਾ) ਤੇਰੀ ਮੂਰਤੀ ਘੜ ਨਹੀਂ ਸਕਿਆ, ਤੂੰ ਧਰਤੀ ਦਾ ਆਸਰਾ ਹੈਂ ॥੧੭੯॥

ਅਮਿਤੇਸੁਰ ਹੈਂ ॥ ਪਰਮੇਸੁਰ ਹੈਂ ॥
ਅਕਿਤਾਕ੍ਰਿਤ ਹੈਂ ॥ ਅਮ੍ਰਿਤਾਮ੍ਰਿਤ ਹੈਂ ॥੧੭੯॥

ਪਦ ਅਰਥ : ਅਮਿਤੇਸੁਰ—ਅਮਿਤ+ਈਸੁਰ। ਮਿਤਿ—ਮਿਣਿਆ ਹੋਇਆ। ਅਮਿਤ—ਜੋ ਮਿਣਿਆ ਨਾ ਜਾ ਸਕੇ (ਮਾ—ਮਿਣਨਾ)।

ਅਰਥ : ਹੇ ਪ੍ਰਭੂ! ਤੂੰ (ਅਜਿਹਾ) ਮਾਲਕ ਹੈਂ (ਕਿ ਤੇਰੀ ਤਾਕਤ) ਮਿਣੀ ਨਹੀਂ ਜਾ ਸਕਦੀ; ਤੂੰ ਸਭ ਤੋਂ ਵੱਡਾ ਮਾਲਕ ਹੈਂ। ਹੇ ਪ੍ਰਭੂ! ਕੋਈ ਤੇਰੀ ਮੂਰਤੀ ਘੜ ਨਹੀਂ ਸਕਦਾ, ਤੂੰ ਸਦਾ ਹੀ ਅਮਰ ਹੈਂ ॥੧੮੦॥

ਅਜਬਾਕ੍ਰਿਤਿ ਹੈਂ ॥ ਅਮਿਤਾਮਿਤ ਹੈਂ ॥
ਨਰ ਨਾਇਕ ਹੈਂ ॥ ਖਲ ਘਾਇਕ ਹੈਂ ॥ ੧੯੦ ॥

ਪਦ ਅਰਥ : ਅਜਬਾਕ੍ਰਿਤਿ—ਅਜਬ+ਆਕ੍ਰਿਤ | ਅਜਬ—ਅਚਰਜ।
 ਆਕ੍ਰਿਤ—ਸਰੂਪ, ਮੁਰਤੀ। ਨਾਇਕ—ਆਗ੍ਰਹ, ਸਰਦਾਰ, ਮਾਲਕ, ਪ੍ਰੇਰਿਕ।
 ਨਰ—ਮਨੁੱਖ। ਖਲ—ਦੁਸ਼ਟ। ਘਾਇਕ—ਨਾਸ ਕਰਨ ਵਾਲਾ।

ਅਰਥ : ਹੇ ਪ੍ਰਭੂ ! ਤੇਰਾ ਅਚਰਜ ਸਰੂਪ ਹੈ, ਤੂੰ ਸਦਾ ਹੀ ਅਮੀਰ ਹੈਂ।
 ਤੂੰ ਮਨੁੱਖਾਂ ਦਾ ਮਾਲਕ ਹੈਂ ਤੇ ਦੁਸ਼ਟਾਂ ਦਾ ਨਾਸ ਕਰਨ ਵਾਲਾ ਹੈਂ ॥ ੧੯੦ ॥

ਬਿਸੁੰਭਰ ਹੈਂ ॥ ਕਰੁਣਾਲਯ ਹੈਂ ॥
ਨਿਪ ਨਾਇਕ ਹੈਂ ॥ ਸਰਬ ਪਾਇਕ ਹੈਂ ॥ ੧੯੧ ॥

ਪਦ ਅਰਥ : ਬਿਸੁ—ਜਗਤ। ਭਰ—ਪਾਲਣ ਵਾਲਾ। ਕਰੁਣਾਲਯ—
 ਕਰੁਣਾ+ਆਲਯ, ਤਰਸ ਦਾ ਘਰ। ਨਿਪ—ਰਾਜਾ। ਨਾਇਕ—ਮਾਲਕ।
 ਪਾਇਕ—ਰੱਖਿਆ ਕਰਨ ਵਾਲਾ (ਪਾ—ਰੱਖਿਆ ਕਰਨਾ)।

ਅਰਥ : ਹੇ ਪ੍ਰਭੂ ! ਤੂੰ ਸਾਰੇ ਜਗਤ ਨੂੰ ਪਾਲਣ ਵਾਲਾ ਹੈਂ, (ਤੇ) ਤਰਸ
 ਦਾ ਘਰ ਹੈਂ। ਤੂੰ ਰਾਜਿਆਂ ਦਾ (ਭੀ) ਮਾਲਕ ਹੈਂ, ਸਭ ਦੀ ਰੱਖਿਆ ਕਰਨ
 ਵਾਲਾ ਹੈਂ ॥ ੧੯੧ ॥

ਭਵ ਭੰਜਨ ਹੈਂ ॥ ਅਰਿ ਗੰਜਨ ਹੈਂ ॥
ਰਿਪੁ ਤਾਪਨ ਹੈਂ ॥ ਜਪ ਜਪਨ ਹੈਂ ॥ ੧੯੨ ॥

ਪਦ ਅਰਥ : ਭਵ—ਜਨਮ, ਦੁਨਿਆਵੀ ਜੀਵਨ। ਭੰਜਨ—ਨਾਸ
 ਕਰਨਾ। ਅਰਿ—ਵੈਗੀ। ਗੰਜਨ—ਜਿੱਤਣਾ, ਹਾਰ ਦੇਣੀ। ਰਿਪੁ—ਵੈਗੀ।
 ਜਪਨ—ਜਪਾਣ ਵਾਲਾ।

ਅਰਥ : ਹੇ ਪ੍ਰਭੂ ! ਤੂੰ ਜਨਮਾਂ (ਦੇ ਗੇੜ) ਤੋਂ ਬਚਾਣ ਵਾਲਾ ਹੈਂ, ਤੇ
 ਵੈਗੀਆਂ ਨੂੰ ਜਿੱਤਣ ਵਾਲਾ ਹੈਂ। ਤੂੰ ਵੈਗੀਆਂ ਨੂੰ ਤਪਾਉਣ ਵਾਲਾ ਹੈਂ ਤੇ
 ਆਪਣਾ ਜਪ ਆਪ ਜਪਾਉਂਦਾ ਹੈਂ ॥ ੧੯੨ ॥

ਅਕਲੰਕਿਤ ਹੈਂ ॥ ਸਰਬਾਕ੍ਰਿਤ ਹੈਂ ॥
ਕਰਤਾ ਕਰ ਹੈਂ ॥ ਹਰਤਾ ਹਰ ਹੈਂ ॥ ੧੯੩ ॥

ਪਦ ਅਰਥ : ਅਕਲੰਕਿਤ—ਆ+ਕਲੰਕਿਤ, ਜੋ ਕਲੰਕਿਤ ਨਹੀਂ ਹੈ। ਕਲੰਕ—ਦਾਗਾ, ਦੋਸ਼, ਧੱਬਾ। ਕਲੰਕਿਤ—ਦਾਗੀ, ਦੋਸ਼ੀ। ਸਰਬਾਕ੍ਰਿਤਿ—ਸਰਬ+ਆਕ੍ਰਿਤਿ। ਸਰਬ—ਮੁਕੰਮਲ, ਸੰਪੂਰਨ। ਆਕ੍ਰਿਤ—ਸਰੂਪ, ਮੂਰਤੀ। ਕਰਤਾ—ਪੈਦਾ ਕਰਨ ਵਾਲਾ, ਬ੍ਰਹਮਾ [ਕਈ ਮਨੁੱਖਾਂ ਦਾ ਮੱਤ ਹੈ ਕਿ ਸਿਸ਼ਟੀ ਨੂੰ ਬ੍ਰਹਮਾ ਨੇ ਰਚਿਆ]। ਹਰਤਾ—ਨਾਸ ਕਰਨ ਵਾਲਾ, ਸ਼ਿਵ [ਸ਼ਿਵ ਨੂੰ ਜਗਤ ਦਾ ਨਾਸ ਕਰਨ ਵਾਲਾ ਦੇਵਤਾ ਸਮਝਿਆ ਜਾਂਦਾ ਹੈ]। ਹਰ—ਨਾਸ ਕਰਨ ਵਾਲਾ।

ਅਰਥ : ਹੇ ਪ੍ਰਭੂ ! ਤੇਰੇ (ਸਰੂਪ) ਵਿਚ ਕੋਈ ਕਲੰਕ ਨਹੀਂ ਲੱਭ ਸਕਦਾ, (ਕਿਉਂਕਿ) ਤੇਰਾ ਸਰੂਪ ਮੁਕੰਮਲ ਹੈ। ਤੂੰ ਬ੍ਰਹਮਾ (ਆਦਿਕ) ਦਾ ਭੀ ਪੈਦਾ ਕਰਨ ਵਾਲਾ ਹੈ, (ਅਤੇ) ਸ਼ਿਵ (ਆਦਿਕ) ਦਾ ਭੀ ਨਾਸ ਕਰਨ ਵਾਲਾ ਹੈ॥੧੯੩॥

**ਪਰਮਾਤਮ ਹੈਂ॥ ਸਰਬਾਤਮ ਹੈਂ॥
ਆਤਮ ਬਸਿ ਹੈਂ॥ ਜਸ ਕੇ ਜਸ ਹੈਂ॥੧੯੪॥**

ਪਦ ਅਰਥ : ਪਰਮ—ਸਭ ਤੋਂ ਉੱਚਾ। ਸਰਬਾਤਮ—ਸਰਬ+ਆਤਮ, ਸਾਰਿਆਂ ਦਾ ਆਤਮਾ। ਆਤਮ—ਆਪਾ, ਆਪਣਾ ਆਪ। ਬਸਿ—ਵੱਸ ਵਿਚ, ਅਧੀਨ। ਜਸ—ਜੈਸਾ, ਜਿਹੋ ਜਿਹਾ।

ਅਰਥ : ਤੂੰ ਸਭ ਤੋਂ ਉੱਚੀ ਆਤਮਾ ਵਾਲਾ ਹੈਂ, ਸਭ ਜੀਵਾਂ ਦੀ ਆਤਮਾ ਤੂੰ ਆਪ ਹੀ ਹੈਂ। ਤੂੰ ਆਪਣੇ ਆਪ ਦੇ ਵੱਸ ਵਿਚ ਹੈਂ (ਕਿਉਂਕਿ) ਜਿਹੋ ਜਿਹਾ ਤੂੰ ਹੈਂ ਉਹੋ ਜਿਹਾ ਤੂੰ ਆਪ ਹੀ ਹੈਂ॥੧੯੪॥

ਭੁਯੰਗ ਪ੍ਰਯਾਤ ਛੰਦ॥

ਨਮੋ ਸੂਰਜ ਸੂਰਜੇ ਨਮੋ ਚੰਦ ਚੰਦੇ॥
ਨਮੋ ਰਾਜ ਰਾਜੇ ਨਮੋ ਇੰਦ੍ਰ ਇੰਦ੍ਰੇ॥
ਨਮੋ ਅੰਧਕਾਰੇ ਨਮੋ ਤੇਜ ਤੇਜੇ॥
ਨਮੋ ਬਿੰਦ ਬਿੰਦੇ ਨਮੋ ਬੀਜ ਬੀਜੇ॥੧੯੫॥

ਪਦ ਅਰਥ : ਸੂਰਜ ਸੂਰਜੇ—ਸੂਰਜਾਂ ਦਾ ਸੂਰਜ, ਸੂਰਜ ਨੂੰ ਜਲਾਲ (ਤੇਜ, ਪ੍ਰਕਾਸ਼) ਦੇਣ ਵਾਲਾ। ਚੰਦ ਚੰਦੇ—ਚੰਦਮਾ ਨੂੰ ਸੀਤਲ ਚਾਨਣੀ ਦੇਣ ਵਾਲਾ। ਇੰਦ੍ਰ—ਰਾਜਾ, ਦੇਵਤਿਆਂ ਦਾ ਰਾਜਾ। ਅੰਧਕਾਰ—ਘੁੱਪ ਹਨੇਰਾ। ਤੇਜ ਤੇਜ—ਮਹਾਨ ਚਮਕ ਵਾਲਾ ਤੇਜ। ਤੇਜ—ਪ੍ਰਕਾਸ਼। ਬਿੰਦ—ਸਮੂੰਹ, ਬਹੁਤਿਆਂ

ਦਾ ਇਕੱਠ, ਲੋਕਾਂ ਦਾ ਮੇਲਾ। ਬਿੰਦ ਬਿੰਦ—ਬੇਅੰਤ ਜੀਵਾਂ ਦਾ ਇਕੱਠ; ਬੀਜ—ਮੂਲ। ਬੀਜ ਬੀਜ—ਬੀਜ ਦਾ ਬੀਜ, ਸੁਖਮ ਤੋਂ ਸੁਖਮ।

ਅਰਥ : ਹੇ ਪ੍ਰਭੂ! ਤੈਨੂੰ ਨਮਸਕਾਰ ਹੈ; ਤੂੰ ਸੂਰਜ ਨੂੰ ਜਲਾਲ (ਤੇਜ-ਮਈ ਪ੍ਰਕਾਸ਼) ਦੇਣ ਵਾਲਾ ਹੈ ਅਤੇ ਚੰਦਰਮਾ ਨੂੰ ਸੀਤਲ ਚਾਨਣੀ ਦੇਣ ਵਾਲਾ ਹੈ (ਭਾਵ, ਤੂੰ ਜਲਾਲ ਅਤੇ ਜਮਾਲ ਦੋਹਾਂ ਦਾ ਮਾਲਕ ਹੈ)। ਤੂੰ ਗਾਜਿਆਂ ਦਾ ਭੀ ਰਾਜਾ ਹੈਂ, ਤੂੰ ਦੇਵਤਿਆਂ ਦੇ ਰਾਜੇ ਦਾ ਭੀ ਰਾਜਾ ਹੈਂ।

ਹੇ ਪ੍ਰਭੂ! ਤੈਨੂੰ ਨਮਸਕਾਰ ਹੈ; ਘੁੱਪ ਹਨੇਰਾ ਭੀ ਤੂੰ ਹੀ ਹੈ ਅਤੇ ਮਹਾਨ ਚਮਕ ਵਾਲਾ ਪ੍ਰਕਾਸ਼ ਭੀ ਤੂੰ ਹੀ ਹੈਂ।

ਤੈਨੂੰ ਨਮਸਕਾਰ ਹੈ; ਜੀਵਾਂ ਦਾ ਬੇਅੰਤ ਇਕੱਠ ਭੀ ਤੂੰ ਹੀ ਹੈਂ ਅਤੇ ਸੂਖਮ ਤੋਂ ਸੂਖਮ ਰੂਪ ਭੀ ਤੂੰ ਆਪ ਹੀ ਹੈ (ਭਾਵ, ਇਹ ਦਿੱਸਦਾ ਬੇਅੰਤ ਜਗਤ ਤੇਰਾ ਹੀ ਰੂਪ ਹੈ ਅਤੇ ਇਸ ਜਗਤ ਦਾ ਅਦਿਸ਼ਟ ਸੂਖਮ ਮੂਲ ਭੀ ਤੂੰ ਹੀ ਹੈਂ) ॥੧੯੫॥

ਨਮੋ ਰਜਸੰ ਤਾਮਸੰ ਸਾਂਤ ਰੂਪੇ ॥
 ਨਮੋ ਪਰਮ ਤੱਤੰ ਅਤੱਤੰ ਸਰੂਪੇ ॥
 ਨਮੋ ਜੋਗ ਜੋਗੇ ਨਮੋ ਗਿਆਨ ਗਿਆਨੇ ॥
 ਨਮੋ ਮੰਡ੍ਰ ਮੰਡ੍ਰੇ ਨਮੋ ਧਿਆਨ ਧਿਆਨੇ ॥੧੯੬॥

ਪਦ ਅਰਥ : ਰਜਸ ਰੂਪ—ਰਜੋਗੁਣ ਦਾ ਰੂਪ, ‘ਰਜਸ’ ਦਾ ਰੂਪ। ਰਜਸ—ਪਰਮਾਤਮਾ ਦੀ ਰਚੀ ਹੋਈ ਮਾਇਆ ਦੇ ਤਿੰਨ ਗੁਣ ਮਿਥੇ ਗਏ ਹਨ, ਇਹ ਸਾਰਾ ਜਗਤ ਇਹਨਾਂ ਤਿੰਨਾਂ ਗੁਣਾਂ ਤੋਂ ਬਣਿਆ ਹੈ। ਇਹ ਗੁਣ ਹਨ—ਸੜ੍ਹ, ਰਜਸ ਅਤੇ ਤਮਸ। ‘ਰਜਸ’ ਉਹ ‘ਗੁਣ’ ਹੈ ਜਿਸ ਦੀ ਪੇਰਨਾ ਨਾਲ ਜਗਤ ਦੇ ਸਾਰੇ ਜੀਵ ‘ਉਦਮ’ ਵਿਚ ਲੱਗੇ ਪਏ ਹਨ। ਇਹ ਗੁਣ ਮਨੁੱਖ-ਜਾਤੀ ਵਿਚ ਪ੍ਰਧਾਨ ਹੈ। ਤਮਸ—‘ਤਮਸ’ ਦਾ। ਤਮਸ—‘ਸਾਂਖ’ ਸ਼ਾਸਤ੍ਰ ਦੇ ਅਨੁਸਾਰ ਜਗਤ ਦੀ ਰਚਨਾ ਦੇ ਜੋ ਤਿੰਨ ‘ਗੁਣ’ ਮੂਲ ਕਾਰਨ ਹਨ, ਉਹਨਾਂ ਵਿਚੋਂ ਇਕ ਹੈ ‘ਤਮਸ’, ਇਸ ਦਾ ਅਰਥ ਹੈ ‘ਹਨੇਰਾ’, ‘ਮਨ ਦਾ ਹਨੇਰਾ’। ਸੜ੍ਹ—‘ਸਾਂਖ’ ਦੇ ਅਨੁਸਾਰ ਇਹ ਜਗਤ ਮਾਇਆ ਦਾ ਤੀਜਾ ‘ਗੁਣ’ ਹੈ ਅਤੇ ਤਿੰਨਾਂ ਵਿਚੋਂ ਉੱਚਾ ਹੈ, ਇਸ ਦਾ ਅਰਥ ਹੈ ਭਲਾਈ, ਪਵਿੜਤਾ। ਤੱਤ—[ਸੰ: ਤੜ੍ਹ] ਪਰਮ ਆਤਮਾ, ਮਾਇਆ ਦੇ ਤਿੰਨ ਗੁਣ—ਰਜਸ, ਤਮਸ ਅਤੇ ਸੜ੍ਹ।

ਅਤੱਤ—ਅ+ਤੱਤ, ਜੋ ਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ ਹੈ। ਜੋਗ ਜੋਗ—ਜੋਗ
ਦਾ ਜੋਗ, ਸਭ ਤੋਂ ਕਠਨ ਜੋਗ। ਗਿਆਨ ਗਿਆਨ—ਸਭ ਤੋਂ ਉੱਚਾ ਗਿਆਨ।
ਮੰਦ੍ਰ ਮੰਦ੍ਰ—ਮਹਾ ਮੰਦ੍ਰ। ਧਿਆਨ ਧਿਆਨ—ਸਭ ਤੋਂ ਡੂੰਘੀ ਸਮਾਧੀ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; (ਜਗਤ-ਰਚਨਾ ਦੇ ਤਿੰਨ 'ਗੁਣ')
ਰਜਸ, ਤਮਸ ਅਤੇ ਸੱਤ੍ਰ ਤੈਬਾਂ ਹੀ ਬਣੇ ਹਨ; (ਪਰ) ਤੂੰ ਪਰਮ ਆਤਮਾ ਹੈ
ਅਤੇ ਤੇਰਾ ਸਰੂਪ (ਜਗਤ-ਰਚਨਾ ਦੇ ਇਹਨਾਂ ਤਿੰਨ) ਤੱਤਾਂ (ਗੁਣਾਂ) ਤੋਂ ਨਹੀਂ
ਬਣਿਆ।

ਤੈਨੂੰ ਨਮਸਕਾਰ ਹੈ; ਸਭ ਤੋਂ ਕਠਨ ਜੋਗ, ਸਭ ਤੋਂ ਉੱਚਾ ਗਿਆਨ ਤੂੰ
ਹੀ ਹੈ, ਤੂੰ ਹੀ ਮਹਾਂ ਮੰਦ੍ਰ ਹੈਂ ਅਤੇ ਤੂੰ ਹੀ ਸਭ ਤੋਂ ਡੂੰਘੀ ਸਮਾਧੀ ਹੈਂ (ਭਾਵ, ਤੇਰਾ
'ਨਾਮ' ਹੀ ਅਸਾਡੇ ਲਈ ਕਠਨ ਤਪ, ਗਿਆਨ, ਮੰਦ੍ਰ ਅਤੇ ਸਮਾਧੀ ਹੈ) ॥੧੯੬॥

ਨਮੇ ਜੁੱਧ ਜੁੱਧੇ ਨਮੇ ਗਿਆਨ ਗਿਆਨੇ ॥
ਨਮੇ ਭੋਜ ਭੋਜੇ ਨਮੇ ਪਾਨ ਪਾਨੇ ॥
ਨਮੇ ਕਲਹ ਕਰਤਾ ਨਮੇ ਸਾਂਤਿ ਰੂਪੇ ॥
ਨਮੇ ਇੰਦ੍ਰ ਇੰਦਰੇ ਅਨਾਦੇ ਬਿਭੂਤੇ ॥੧੯੭॥

ਪਦ ਅਰਥ : ਜੁੱਧ—ਜੰਗ, ਲੜਾਈ। ਜੁੱਧ—(to conquer in
fight) ਲੜਾਈ ਵਿਚ ਜਿੱਤਣਾ। ਜੁੱਧ—ਲੜਾਈ ਵਿਚ ਜਿਤਿਆ ਹੋਇਆ।
ਜੁੱਧ ਜੁੱਧ—ਜੋ ਲੜਾਈ ਵਿਚ (ਵੈਰੀਆਂ ਨੂੰ) ਜਿੱਤ ਲੈਂਦਾ ਹੈ। ਭੋਜ—ਭੋਜਨ,
ਮੁਰਾਬ, ਜੀਵਾਂ ਦੀ ਰੋਜ਼ੀ। ਪਾਨ—ਪਾਣਿ, ਹੱਥ। ਭੋਜ ਪਾਨ—ਭੋਜਨ ਪਾਣਿ,
ਜਿਸ ਦੇ ਹੱਥ ਵਿਚ ਜੀਵਾਂ ਦਾ ਆਹਾਰ ਹੈ। ਭੋਜ ਭੋਜ, ਪਾਨ ਪਾਨ—ਭੋਜ
ਪਾਨ, ਭੋਜ ਪਾਨ (ਵੇਖੋ ਨੰ: ੪੮)। ਕਲਹ—ਝਗੜਾ। ਕਰਤਾ—ਕਰਨ ਵਾਲਾ।
ਸਾਂਤਿ—ਠੰਢ। ਅਨਾਦਿ—ਅਨ+ਆਦਿ, ਜਿਸ ਦਾ ਮੁੱਢ ਨਾ ਲੱਭ, ਸਕੇ।
ਬਿਭੂਤਿ—ਤੇਜ ਪ੍ਰਤਾਪ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੂੰ ਹੀ (ਵੈਰੀਆਂ ਨੂੰ) ਜੁੱਧਾਂ ਵਿਚ
ਜਿੱਤਣ ਵਾਲਾ ਹੈਂ, ਤੂੰ ਹੀ (ਭਾਵ, ਤੇਰਾ ਨਾਮ ਹੀ, ਜੀਵਾਂ ਵਾਸਤੇ) ਸਭ ਤੋਂ
ਸੇਸ਼ਟ ਗਿਆਨ ਹੈ; ਸਭ ਜੀਵਾਂ ਦੀ ਮੁਰਾਬ ਸਦਾ ਤੇਰੇ ਹੀ ਹੱਥ ਹੈ, ਸਦਾ ਤੇਰੇ
ਹੀ ਅਧੀਨ ਹੈ।

ਤੂੰ (ਜਗਤ ਵਿਚ) ਝਗੜੇ ਪੈਦਾ ਕਰਨ ਵਾਲਾ (ਭੀ) ਹੈਂ ਅਤੇ ਸ਼ਾਂਤੀ-ਸੁਰੂਪ ਭੀ ਹੈਂ (ਭਾਵ, ਠੰਡ ਵਰਤਾਣ, ਵਾਲਾ ਭੀ ਹੈਂ)। ਤੂੰ ਦੇਵਤਿਆਂ ਦੇ ਰਾਜੇ ਦਾ ਭੀ ਰਾਜਾ ਹੈਂ, ਤੇਰੇ ਤੇਜ਼ ਪ੍ਰਤਾਪ ਦਾ ਮੁੱਢ ਨਹੀਂ ਲੱਭ ਸਕਦਾ ॥੧੯੭॥

ਕਲੰਕਾਰਿ ਰੂਪੇ ਅਲੰਕਾਰ ਅਲੰਕੇ ॥
ਨਮੋ ਆਸ ਆਸੇ ਨਮੋ ਬਾਂਕ ਬੰਕੇ ॥
ਅਭੰਗੀ ਸਰੂਪੇ ਅਨੰਗੀ ਅਨਾਮੇ ॥
ਤ੍ਰਿਭੰਗੀ ਤ੍ਰਿਕਾਲੇ ਅਨੰਗੀ ਅਕਾਮੇ ॥੧੯੮॥

ਪਦ ਅਰਥ : ਕਲੰਕਾਰਿ—ਕਲੰਕ+ਅਰਿ, ਕਲੰਕਾਂ ਦਾ ਵੈਗੀ, ਜਿਸ ਵਿਚ ਕੋਈ ਐਬ ਨਹੀਂ ਹੈ। ਅਲੰਕਾਰ—ਗਹਿਣੇ। ਅਲੰਕ—ਗਹਿਣੇ। ਅਲੰਕਾਰ ਅਲੰਕ—ਗਹਿਣਿਆਂ ਦਾ ਗਹਿਣਾ, ਸੋਹਣਿਆਂ ਦਾ ਸੋਹਣਾ, ਸੁੰਦਰ ਵਿਅਕਤੀਆਂ ਨੂੰ ਸੁੰਦਰਭਾ ਦੇਣ ਵਾਲਾ। ਆਸ ਆਸ—ਆਸਾਂ ਦਾ ਆਸਰਾ। ਬਾਂਕ ਬੰਕੇ—ਬਾਂਕਿਆਂ ਦਾ ਬਾਂਕਾ, ਸਭ ਤੋਂ ਸੋਹਣਾ। ਤ੍ਰਿਭੰਗੀ—ਤਿੰਨਾਂ ਭਵਨਾਂ ਨੂੰ ਨਾਸ ਕਰਨ ਵਾਲਾ (ਵੇਖੋ ਨੰ: ੨੧)। ਤ੍ਰਿਕਾਲ—ਤਿੰਨਾਂ ਹੀ ਸਮਿਆਂ (ਭੂਤ, ਵਰਤਮਾਨ ਅਤੇ ਭਵਿੱਖਤ) ਵਿਚ ਮੌਜੂਦ।

ਅਰਥ : ਹੇ ਪ੍ਰਭੂ ! ਤੈਨੂੰ ਸਾਡੀ ਨਮਸਕਾਰ ਹੈ; ਤੇਰਾ ਸਰੂਪ ਐਸਾ ਹੈ ਜਿਸ ਵਿਚ ਕੋਈ ਐਬ ਨਹੀਂ ਹੈ; ਸੁੰਦਰ ਵਿਅਕਤੀਆਂ ਨੂੰ ਸੁੰਦਰਤਾ ਦੇਣ ਵਾਲਾ ਤੂੰ ਹੀ ਹੈਂ। (ਜੀਵਾਂ ਦੀਆਂ) ਆਸਾਂ ਦਾ ਆਸਰਾ ਤੂੰ ਹੀ ਹੈਂ, ਤੂੰ ਸਭ ਤੋਂ ਸੋਹਣਾ ਹੈਂ।

ਹੇ ਪ੍ਰਭੂ ! ਤੇਰਾ ਵਜੂਦ ਨਾਸ-ਰਹਿਤ ਹੈ, ਤੂੰ ਅੰਗ-ਰਹਿਤ ਹੈ, ਤੇਰਾ ਕੋਈ ਇਕ ਨਾਮ ਨਹੀਂ ਹੈ।

ਤੂੰ ਤਿੰਨਾਂ ਭਵਨਾਂ ਦਾ ਨਾਸ ਕਰਨ ਵਾਲਾ ਹੈਂ, ਤਿੰਨਾਂ ਹੀ ਸਮਿਆਂ ਵਿਚ ਤੂੰ ਕਾਇਮ ਰਹਿਣ ਵਾਲਾ ਹੈਂ, ਤੇਰਾ ਕੋਈ ਅੰਗ ਨਹੀਂ ਹੈ, ਤੈਨੂੰ ਕੋਈ ਕਾਮਨਾ ਪੈਹ ਨਹੀਂ ਸਕਦੀ ॥੧੯੯॥

ਏਕ ਅਛਰੀ ਛੰਦ ॥
ਅਜੈ ॥ ਅਲੈ ॥ ਅਡੈ ॥ ਅਬੈ ॥੧੯੯॥
ਅਭੂ ॥ ਅਜੂ ॥ ਅਨਾਸ ॥ ਅਕਾਸ ॥੧੯੦॥

ਪਦ ਅਰਥ : ਅਲੈ—ਅ+ਲੈ। ਲੈ—ਨਾਸ, (ਜਿਵੇਂ ‘ਪ੍ਰਲਾਜ’)। ਅਬੈ—ਅ+ਬੈ। ਬੈ—ਨਾਸ, ਮੌਤ। ਅਭੂ—ਅ+ਭੂ। ਭੂ—ਜਨਮ। ਅਜੂ—ਅ+ਜੂ। ਜੂ—(to hurry on, move on quickly) ਚਲਣਾ। ਅਕਾਸ—ਅਕਾਸ਼ (ਵਾਂਗ ਸਰਬ ਵਿਆਪਕ)।

ਅਰਥ : ਹੇ ਪ੍ਰਭੂ ! ਤੈਨੂੰ ਕੋਈ ਜਿੱਤ ਨਹੀਂ ਸਕਦਾ, ਤੂੰ ਅਬਿਨਾਸ਼ੀ ਹੈਂ; ਤੈਨੂੰ ਕਿਸੇ ਤੋਂ ਡਰ ਨਹੀਂ, (ਕਿਉਂਕਿ) ਤੈਨੂੰ ਮੌਤ ਨਹੀਂ ਪੋਹ ਸਕਦੀ ॥੧੯੯॥

ਹੇ ਪ੍ਰਭੂ ! ਤੂੰ ਅਜਨਮਾ ਅਤੇ ਅਚੱਲ ਹੈਂ, ਤੂੰ ਨਾਸ-ਰਹਿਤ ਹੈਂ ਅਤੇ ਅਕਾਸ਼ ਵਾਂਗ ਹਰ ਥਾਂ ਮੌਜੂਦ ਹੈ ॥੧੯੦॥

ਅਰੰਜ ॥ ਅਡੰਜ ॥ ਅਲੱਖ ॥ ਅਭੱਖ ॥੧੯੧॥

ਅਕਾਲ ॥ ਦਿਆਲ ॥ ਅਲੇਖ ॥ ਅਭੇਖ ॥੧੯੨॥

ਪਦ ਅਰਥ : ਅਲੱਖ—(invisible) ਅਦਿਸ਼ਟ। ਅਭੱਖ—(not eating anything) ਜਿਸ ਨੂੰ ਕਿਸੇ ਝੁਗਾਕ ਦੀ ਲੋੜ ਨਾ ਪਏ।

ਅਰਥ : ਤੈਨੂੰ ਕੋਈ ਜਿੱਤ ਨਹੀਂ ਸਕਦਾ, ਤੈਨੂੰ ਕੋਈ ਤੋੜ ਨਹੀਂ ਸਕਦਾ; ਤੂੰ ਅਦਿਸ਼ਟ ਹੈਂ, ਤੈਨੂੰ ਕਿਸੇ ਝੁਗਾਕ ਦੀ ਲੋੜ ਨਹੀਂ ਹੈ ॥੧੯੧॥

ਹੇ ਪ੍ਰਭੂ ! ਤੂੰ ਮੌਤ ਤੋਂ ਪਰੇ ਹੈਂ ਅਤੇ ਤਰਸ ਦਾ ਘਰ ਹੈਂ। ਤੇਰਾ ਕੋਈ ਚਿੱਤ ਨਹੀਂ ਬਣਾਇਆ ਜਾ ਸਕਦਾ, (ਕਿਉਂਕਿ) ਤੇਰਾ ਕੋਈ ਖਾਸ ਲਿਬਾਸ ਨਹੀਂ ਹੈ ॥੧੯੨॥

ਅਨਾਮ ॥ ਅਕਾਮ ॥ ਅਢਾਹ ॥ ਅਗਾਹ ॥੧੯੩॥

ਅਨਾਬੇ ॥ ਪ੍ਰਮਾਬੇ ॥ ਅਜੋਨੀ ॥ ਆਮੋਨੀ ॥੧੯੪॥

ਪਦ ਅਰਥ : ਅਨਾਮ—ਅ+ਨਾਮ, ਖਾਸ ਨਾਮ-ਰਹਿਤ। ਅਕਾਮ—ਕਾਮਨਾ-ਰਹਿਤ। ਅਗਾਹ—ਅਥਾਹ। ਅਢਾਹ—ਜੋ ਡੇਗਿਆ ਨਾ ਜਾ ਸਕੇ। ਅਨਾਬ—ਅ+ਨਾਬ, ਜਿਸ ਦਾ ਕੋਈ ਖਸਮ ਨਹੀਂ। ਪ੍ਰਮਾਬੇ—(ਸਭ ਦਾ) ਨਾਸ ਕਰਨ ਵਾਲਾ। ਆਮੋਨੀ—ਅ+ਮੋਨੀ। ਮੋਨੀ—(ਸੰ: ਮੌਨੀ—observing a vow of silence) ਸੁੰਨ-ਮੁੰਨ।

ਅਰਥ : ਹੇ ਪ੍ਰਭੂ ! ਤੇਰਾ ਕੋਈ ਇਕ ਨਾਮ ਨਹੀਂ, ਤੈਨੂੰ ਕੋਈ ਕਾਮਨਾ

ਪੇਹ ਨਹੀਂ ਸਕਦੀ, ਤੇਰਾ ਨਾ ਕੋਈ ਥਾਹ ਪਾ ਸਕਦਾ ਹੈ, ਨਾ ਹੀ ਤੈਨੂੰ ਕੋਈ
ਛੇਗ ਸਕਦਾ ਹੈ ॥੧੯੩॥

ਹੇ ਪ੍ਰਭੂ ! ਤੇਰੇ ਉਪਰ ਕੋਈ ਖਸਮ ਨਹੀਂ ਹੈ, ਤੂੰ ਸਭ ਦਾ ਨਾਸ ਕਰਨ
ਵਾਲਾ ਹੈਂ। ਹੇ ਪ੍ਰਭੂ ! ਨਾ ਤੂੰ ਜਨਮਾਂ ਵਿਚ ਆਉਂਦਾ ਹੈਂ ਅਤੇ ਨਾ ਹੀ ਤੂੰ ਸੁੰਨ-ਮੁੰਨ
ਹੋਈ ਬੈਠਾ ਹੈਂ ॥੧੯੪॥

ਨ ਰਾਗੇ ॥ ਨ ਰੰਗੇ ॥ ਨ ਰੂਪੇ ॥ ਨ ਰੇਖੇ ॥੧੯੫॥
ਅਕਰਮੰ ॥ ਅਭਰਮੰ ॥ ਅਗੰਜੇ ॥ ਅਲੇਖੇ ॥੧੯੬॥

ਪਦ ਅਰਥ : ਰਾਗ—ਮੋਹ। ਰੇਖ—ਚਿੰਨ੍ਹ।

ਅਰਥ : ਹੇ ਪ੍ਰਭੂ ! ਤੈਨੂੰ ਮੋਹ ਨਹੀਂ ਵਿਆਪਦਾ (ਕਿਉਂਕਿ ਮਾਇਕ ਜੀਵਾਂ
ਵਾਂਗ ਤੇਰਾ ਕੋਈ ਸਰੂਪ ਨਹੀਂ ਹੈ), ਤੇਰਾ ਨਾ ਕੋਈ ਰੰਗ ਹੈ ਨਾ ਰੂਪ ਹੈ ਅਤੇ
ਨਾ ਕੋਈ ਚਿੰਨ੍ਹ ਹੈ ॥੧੯੫॥

ਹੇ ਪ੍ਰਭੂ ! ਕੋਈ ਭਰਮ-ਭੁਲੇਖਾ ਤੈਨੂੰ ਪੇਹ ਨਹੀਂ ਸਕਦਾ, (ਅਤੇ) ਨਾ ਹੀ
ਤੈਨੂੰ ਕਿਸੇ ਧਾਰਮਿਕ ਰਸਮਾਂ ਦੀ ਲੋੜ ਹੈ। ਤੈਨੂੰ ਕੋਈ ਜਿੱਤ ਨਹੀਂ ਸਕਦਾ
ਅਤੇ ਤੇਰਾ ਕੋਈ ਚਿੱਤ੍ਰ ਨਹੀਂ ਬਣਾਇਆ ਜਾ ਸਕਦਾ ॥੧੯੬॥

ਭੁਜੈਗਾ ਪ੍ਰਯਾਤ ਛੰਦ ॥

ਨਮਸਤੁਲ ਪ੍ਰਣਾਮੇ ਸਮਸਤੁਲ ਪ੍ਰਣਾਮੇ ॥
ਅਗੰਜੁਲ ਅਨਾਮੇ ਸਮਸਤੁਲ ਨਿਵਾਸੇ ॥
ਨਿਕਾਮੰ ਬਿਭੂਤੇ ਸਮਸਤੁਲ ਸਰੂਪੇ ॥
ਕੁਕਰਮੰ ਪ੍ਰਣਾਸੀ ਸੁਧਰਮੰ ਬਿਭੂਤੇ ॥੧੯੭॥

ਪਦ ਅਰਥ : ਸਮਸਤ—(all, whole, entire) ਸਾਰੇ। ਅਨਾਮ—
ਅ+ਨਾਮ, ਜਿਸ ਦਾ ਕੋਈ ਇਕ ਨਾਮ ਨਹੀਂ। ਸਮਸਤੁਲ ਨਿਵਾਸੇ—ਜਿਸ ਦਾ
ਸਭ (ਜੀਵਾਂ) ਵਿਚ ਟਿਕਾਣਾ ਹੈ। ਨਿਕਾਮੰ—ਕਾਮਨਾ-ਰਹਿਤ। ਬਿਭੂਤਿ—
ਐਸੂਰਜ, ਪ੍ਰਤਾਪ। ਨਿਕਾਮੰ ਬਿਭੂਤੇ—(ਉਸ ਪ੍ਰਭੂ ਨੂੰ) ਜਿਸ ਦਾ ਐਸਾ ਪ੍ਰਤਾਪ
ਹੈ ਕਿ ਕੋਈ ਕਾਮਨਾ ਉਸ ਉਤੇ ਪ੍ਰਭਾਵ ਨਹੀਂ ਪਾ ਸਕਦੀ। ਸਮਸਤੁਲ
ਸਰੂਪੇ—(ਜਗਤ ਦੇ ਇਹ) ਸਾਰੇ (ਜੀਅ-ਜੰਤ) ਜਿਸ ਦਾ ਸਰੂਪ ਹਨ।

ਪ੍ਰਣਾਸੀ—ਨਾਸ ਕਰਨ ਵਾਲਾ। **ਸੁਧਰਮ** ਬਿਭੂਤ—ਉਸ ਨੂੰ ਕਿ ‘ਸੁਧਰਮ’ ਜਿਸ ਦੀ ਸੰਪਦਾ ਹੈ। **ਪ੍ਰਣਾਮ**—ਬੰਦਨਾ-ਯੋਗ, ਪ੍ਰਣਾਮਜ। **ਸੁਧਰਮ**—(attentive to duties) ਡਰਜ਼-ਸ਼ਿਨਾਸ, ਡਰਜ਼ ਨੂੰ ਨਿਭਾਉਣ ਵਾਲਾ।

ਅਰਥ : ਉਸ ਬੰਦਨਾ-ਯੋਗ (ਪ੍ਰਭੂ) ਨੂੰ ਮੇਰੀ ਨਮਸਕਾਰ ਹੈ ਜੋ ਸਭ (ਜੀਵਾਂ) ਦਾ ਨਾਸ ਕਰਨ ਵਾਲਾ ਹੈ, ਜੋ ਅਜਿੱਤ ਹੈ, ਜਿਸ ਦਾ ਕੋਈ ਇਕ ਨਾਮ ਨਹੀਂ ਅਤੇ ਜੋ ਸਭ ਜੀਵਾਂ ਵਿਚ ਟਿਕਿਆ ਹੋਇਆ ਹੈ।

(ਮੇਰੀ ਨਮਸਕਾਰ ਉਸ ਪ੍ਰਭੂ ਨੂੰ ਹੈ) ‘ਨਿਸਕਾਮਤਾ’ ਜਿਸ ਦਾ ਪ੍ਰਤਾਪ ਹੈ, ਜਗਤ ਦੇ ਸਾਰੇ ਜੀਅ-ਜੰਤ ਜਿਸ ਦਾ ਸਰੂਪ ਹਨ, ਜੋ ਬਦੀਆਂ ਦਾ ਨਾਸ ਕਰਨ ਵਾਲਾ ਹੈ ਅਤੇ ਡਰਜ਼ਾਂ ਨੂੰ ਚੰਗੀ ਤਰ੍ਹਾਂ ਨਿਭਾਉਣਾ ਜਿਸ ਦਾ ਐਸੂਰਜ ਹੈ (ਭਾਵ, ਜਿਸ ਦੇ ਪ੍ਰਤਾਪ ਦੇ ਲੱਛਣ ਇਹ ਹਨ ਕਿ ਕੋਈ ਕਾਮਨਾ ਉਸ ਨੂੰ ਪੋਹ ਨਹੀਂ ਸਕਦੀ ਅਤੇ ਜਗਤ ਦੀ ਰਚਨਾ, ਪਾਲਣਾ ਆਦਿਕ ਸਾਰੇ ਡਰਜ਼ ਠੀਕ ਨਿਭਾ ਰਿਹਾ ਹੈ)॥੧੯੮॥

ਸਦਾ ਸੱਚਿਦਾਨੰਦ ਸੱਤੰ ਪ੍ਰਣਾਸੀ ॥
 ਕਰੀਮੁਲ ਕੁਨਿੰਦਾ ਸਮਸਤੁਲ ਨਿਵਾਸੀ ॥
 ਅਜਾਇਬ ਬਿਭੂਤੇ ਗਾਜਾਇਬ ਗਾਨੀਮੇ ॥
 ਹਰੀਅੰ ਕਰੀਅੰ ਕਰੀਮੁਲ ਰਹੀਮੇ ॥੧੯੯॥

ਪਦ ਅਰਥ : ਸੱਚਿਦਾਨੰਦ—ਸਤ+ਚਿਤ+ਅਨੰਦ। ਸਤ—ਹਸਤੀ ਵਾਲਾ, ਸੱਚ-ਮੁੱਚ ਮੌਜੂਦ। ਚਿਤ—ਸਮਝ, ਗਿਆਨ-ਰੂਪ। ਅਨੰਦ—ਖੁਸ਼ੀ, ਖਿੜਾਉ। ਸੱਤੰ—ਵੈਰੀ। ਕਰੀਮ—(ਕਰਮ) ਬਖਸ਼ਸ਼ ਕਰਨ ਵਾਲਾ। ਕੁਨਿੰਦਾ—ਪੈਦਾ ਕਰਨ ਵਾਲਾ। ਗਾਨੀਮ—ਵੈਰੀ। ਗਾਜਾਇਬ—ਗਾਜ਼ਬ ਕਰਨ ਵਾਲਾ, ਕਹਿਰ ਕਰਨ ਵਾਲਾ। ਹਰੀਅੰ—ਹਰ ਲੈਣ ਵਾਲਾ, ਨਾਸ ਕਰਨ ਵਾਲਾ। ਕਰੀਅੰ—ਪੈਦਾ ਕਰਨ ਵਾਲਾ। ਰਹੀਮ—ਰਹਿਮ ਕਰਨ ਵਾਲਾ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਜੋ ਤੂੰ ਸੱਚ-ਮੁੱਚ ਹੋਂਦ ਵਾਲਾ ਹੈ, ਚੇਤਨ ਹੈਂ ਅਤੇ ਅਨੰਦ ਸਰੂਪ ਹੈਂ; ਤੂੰ ਵੈਰੀਆਂ ਦਾ ਨਾਸ ਕਰਨ ਵਾਲਾ ਹੈਂ; ਸਭ ਤੇ ਬਖਸ਼ਸ਼ ਕਰਨ ਵਾਲਾ ਹੈਂ, ਸਭ ਨੂੰ ਪੈਦਾ ਕਰਨ ਵਾਲਾ ਹੈਂ ਅਤੇ ਸਭ ਜੀਵਾਂ ਵਿਚ ਤੂੰ ਵੱਸਦਾ ਹੈਂ। ਹੇ ਪ੍ਰਭੂ ! ਤੇਰਾ ਅਚਰਜ ਪ੍ਰਤਾਪ ਹੈ, (ਖਲਕਤ ਦੇ) ਵੈਰੀਆਂ ਉਤੇ ਤੂੰ ਹੀ ਕਹਿਰ ਲਿਆਉਣ ਵਾਲਾ ਹੈਂ; ਤੂੰ ਆਪ

ਹੀ ਨਾਸ ਕਰਨ ਵਾਲਾ ਹੈਂ, ਆਪ ਹੀ ਪੈਦਾ ਕਰਨ ਵਾਲਾ ਹੈਂ, ਤੂੰ ਬਸ਼ਿਸ਼
ਕਰਨ ਵਾਲਾ ਹੈਂ ਅਤੇ ਰਹਿਮ ਕਰਨ ਵਾਲਾ ਹੈਂ॥੧੯੮॥

ਚੱਡ੍ਹ ਚੱਕ੍ਖ ਵਰਤੀ ਚੱਡ੍ਹ ਚੱਕ੍ਖ ਭੁਗਤੇ ॥
ਸੁਖੰਭਵ ਸੁਭੰ ਸਰਬਦਾ ਸਰਬ ਜੁਗਤੇ ॥
ਦੁਕਾਲੰ ਪ੍ਰਣਾਸੀ ਦਇਆਲੰ ਸਕੂਪੇ ॥
ਸਦਾ ਅੰਗ ਸੰਗੇ ਅੰਭਰੀ ਬਿਛੂਤੇ ॥੧੯੯॥

ਪਦ ਅਰਥ : ਚੱਡ੍ਹ—ਚਤੁਰ, ਚਾਰ। ਚੱਕ੍ਖ—(a realm, range) ਕੂਟ,
ਪਾਸਾ। ਵਰਤੀ—ਮੌਜੂਦ। ਭੁਗਤਾ—ਹੁਕਮ ਕਰਨ ਵਾਲਾ, ਰਾਜਾ (ਵੇਖੋ ਨੰ: ੨੨)।
ਸੁਖੰਭਵ—(self existent) ਸੁਤੇ ਪ੍ਰਕਾਸ਼, ਆਪਣੇ ਆਪ ਤੋਂ ਪਰਗਟ ਹੋਣ
ਵਾਲਾ। ਸੁਭ—ਸੋਹਣਾ। ਸਰਬਦਾ—ਸਦਾ, ਹਮੇਸ਼ਾ। ਸਰਬ ਜੁਗਤ—ਸਭ ਜੀਵਾਂ
ਨਾਲ ਮਿਲਿਆ ਹੋਇਆ। ਦੁਕਾਲ—ਦੋ ਸਮੇਂ, ਦੋ ਕਾਲ, ਜਨਮ ਤੇ ਮਰਨ। ਅੰਭਰੀ
ਬਿਛੂਤੇ—ਜਿਸ ਦਾ ਪ੍ਰਤਾਪ ਨਾਸ-ਰਹਿਤ ਹੈ। ਬਿਛੂਤਿ—ਪ੍ਰਤਾਪ।

ਅਰਥ : ਹੇ ਪ੍ਰਭੂ ! ਤੈਨੂੰ ਨਮਸਕਾਰ ਹੈ; ਤੂੰ ਚਹੁੰ ਕੂਟਾਂ ਵਿਚ (ਭਾਵ,
ਸਾਰੇ ਜਗਤ ਵਿਚ) ਮੌਜੂਦ ਹੈਂ, ਚਹੁੰ ਕੂਟਾਂ ਵਿਚ ਤੇਰਾ ਗੀਤੁਕਮ ਚੱਲ ਰਿਹਾ
ਹੈ। ਤੂੰ ਆਪਣੇ ਆਪ ਤੋਂ ਪਰਗਟ ਹੋਇਆ ਹੈਂ, ਸੋਹਣਾ ਹੈਂ ਅਤੇ ਹਰ ਵੇਲੇ
ਸਭ ਜੀਵਾਂ ਨਾਲ ਮਿਲਿਆ ਹੋਇਆ ਹੈਂ।

ਹੇ ਪ੍ਰਭੂ ! ਤੂੰ (ਜੀਵਾਂ ਦੇ) ਜਨਮ ਮਰਨ ਦੇ (ਦੁੱਖ) ਨਾਸ ਕਰਨ ਵਾਲਾ
ਹੈਂ ਅਤੇ ਦਇਆ ਦਾ ਰੂਪ ਹੈਂ, ਤੂੰ ਸਦਾ ਸਭ ਜੀਵਾਂ ਨਾਲ ਹੈਂ, ਤੇਰਾ ਪ੍ਰਤਾਪ
ਕਦੇ ਨਾਸ ਹੋਣ ਵਾਲਾ ਨਹੀਂ ਹੈ॥੧੯੯॥

ਨੌਟ : ਛੰਦ ਨੰ: ੧੯੩ ਵਿਚ ‘ਅਕਲੰਕਿਤ’ ਦਾ ਦੂਜਾ ਪਾਠ
‘ਅਕਲੰਕ੍ਰਿਤ’ ਵੀ ਕੀਤਾ ਜਾਂਦਾ ਹੈ।

੧੭ ਸਤਿਗੁਰਪ੍ਰਸਾਦਿ ॥

ਪਾਤਿਸਾਹੀ ੧੦

੧੦—ਦਸਵੀਂ। ਪਾਤਿਸਾਹੀ ੧੦—ਦਸਵੇਂ ਗੁਰੂ ਦੀ (ਉਚਾਰੀ ਹੋਈ ਬਾਣੀ)।

ਤੁ ਪ੍ਰਸਾਦਿ

ਤੁ—ਤਵ, ਤੇਰੀ। ਪ੍ਰਸਾਦਿ—ਕਿਰਪਾ ਨਾਲ।

ਤੁ ਪ੍ਰਸਾਦਿ—ਤੇਰੀ ਕਿਰਪਾ ਨਾਲ (ਇਹ ਬਾਣੀ ਉਚਾਰਦਾ ਹਾਂ)।

ਸੁਈਏ

ਜਪੁ ਜੀ, ਜਾਪੁ ਸਾਹਿਬ, ਤੇ ੧੦ ਸਵਈਏ—ਹਰੇਕ ਸਿੱਖ ਨੂੰ ਹੁਕਮ ਹੈ ਕਿ ਉਹ ਹਰ ਰੋਜ਼ ਸਵੇਰੇ ਘਟ ਤੋਂ ਘਟ ਇਹਨਾਂ ੩ ਬਾਣੀਆਂ ਦਾ ਪਾਠ ਕਰਿਆ ਕਰੋ। ‘ਅੰਮ੍ਰਿਤ’ ਤਿਆਰ ਕਰਨ ਵੇਲੇ ਜੋ ਪੰਜ ਬਾਣੀਆਂ ਪੜ੍ਹੀਆਂ ਜਾਂਦੀਆਂ ਹਨ, ਉਹਨਾਂ ਵਿਚ ਭੀ ਇਕ ਬਾਣੀ ਇਹੀ ੧੦ ਸਵਈਏ ਹਨ; ਬਾਕੀ ਦੀਆਂ ਚਾਰ ਇਹ ਹਨ—ਜਪੁ ਜੀ, ਜਾਪੁ ਸਾਹਿਬ, ਚੌਪਈ ਤੇ ਅਨੰਦ੍ਵ। ਜਪੁ ਜੀ ਗੁਰੂ ਨਾਨਕ ਸਾਹਿਬ ਦੀ ਬਾਣੀ ਹੈ, ਜਾਪੁ, ੧੦ ਸਵਈਏ ਤੇ ਚੌਪਈ ਗੁਰੂ ਗੋਬਿੰਦ ਸਿੰਘ ਜੀ ਦੀਆਂ ਬਾਣੀਆਂ ਹਨ, ਅਤੇ ‘ਅਨੰਦ੍ਵ’ ਗੁਰੂ ਅਮਰਦਾਸ ਜੀ ਦੀ ਬਾਣੀ ਹੈ।

ਜਿਨ੍ਹਾਂ ਪੰਜ ਬਾਣੀਆਂ ਦਾ ਹਰ ਰੋਜ਼ ਪਾਠ ਕਰਨ ਦੀ ਹਿਦਾਇਤ ਹੈ ਉਹ ਇਹ ਹਨ—ਜਪੁ ਜੀ, ਜਾਪੁ ਸਾਹਿਬ, ੧੦ ਸਵਈਏ (ਸਵੇਰ ਵੇਲੇ ਦਾ ਪਾਠ); ਰਹਿਰਾਸਿ (ਸ਼ਾਮ ਵੇਲੇ ਦਾ ਪਾਠ), ਸੋਹਿਲਾ (ਸੌਣ ਵੇਲੇ ਦਾ ਪਾਠ)।

ਸਵਈਆਂ ਦਾ ਭਾਵ ਸਿਲਸਿਲੇ-ਵਾਰ

(੧) ਹਰੇਕ ਮਤ ਦਾ ਮੁੱਖ ਪ੍ਰਯੋਜਨ ਇਹ ਚਾਹੀਦਾ ਹੈ ਕਿ ਉਹ ਪਰਮਾਤਮਾ ਨਾਲ ਪਿਆਰ ਕਰਨ ਦਾ ਰਾਹ ਦੱਸੇ; ਜੇ ਇਹ ਨਹੀਂ ਤਾਂ ਉਸ ਦਾ ਮੁੱਲ ਰਤੀ ਮਾਤਰ ਹੀ ਸਮਝੋ।

- (੨) ਦੁਨੀਆ ਵਿਚ ਚਾਹੇ ਕਿਤਨਾ ਹੀ ਵੱਡਾ ਪ੍ਰਤਾਪ ਬਣ ਜਾਏ, ਇਸ ਦਾ ਮਾਣ ਕੂੜਾ ਹੈ, ਕਿਉਂਕਿ ਅਖੀਰ ਵੇਲੇ ਹਰੇਕ ਜੀਵ ਏਥੋਂ ਭਾਲੀ ਹੀ ਜਾਂਦਾ ਹੈ।
- (੩) ਦੁਨੀਆ ਦੇ ਪ੍ਰਤਾਪ ਦੇ ਮਾਣ ਤੇ ਜੇ ਪਰਮਾਤਮਾ ਦੇ ਸਿਮਰਨ ਤੋਂ ਵਾਂਜੇ ਰਹੇ ਤਾਂ ਆਖਰ ਜਮਾਂ ਦੇ ਵੱਸ ਪੈਣਾ ਹੁੰਦਾ ਹੈ, ਇਹ ਐਸੂਰਜ ਦੇ ਸਾਮਾਨ ਏਥੇ ਹੀ ਧਰੇ ਰਹਿ ਜਾਂਦੇ ਹਨ।
- (੪) ਤੀਰਬ-ਇਸ਼ਨਾਨ ਆਦਿਕ ਸਾਧਨ, ਧਰਮ-ਪੁਸਤਕਾਂ ਦਾ ਨਿਰਾ ਪੜ੍ਹਨਾ, ਬਹੁਮਚਾਰੀ ਆਦਿਕਾਂ ਵਾਲੇ ਕਠਨ ਤਪ—ਇਹ ਸਾਰੇ ਉੱਦਮ ਨਿਸਫਲ ਹਨ ਜੇ ਪਰਮਾਤਮਾ ਨਾਲ ਪਿਆਰ ਕਰਨ ਦੀ ਜਾਚ ਨਹੀਂ ਸਿੱਖੀ।
- (੫) ਜਗਤ ਵਿਚ ਬੜੇ ਸੂਰਮੇ ਜੋਥੇ ਅਖਵਾ ਲਿਆ, ਪਰ ਪਰਮਾਤਮਾ ਦੀ ਭਗਤੀ ਤੋਂ ਭਾਲੀ ਰਹਿ ਕੇ ਉਸ ਮਾਲਕ ਨੂੰ ਖੁਸ਼ ਨਾ ਕਰ ਸਕੇ, ਤਾਂ ਭੀ ਆਖਰ ਜੱਗ ਤੋਂ ਭਾਲੀ ਹੱਥ ਹੀ ਗਏ।
- (੬) ਬੇ-ਪਰਵਾਹੀ ਨਾਲ ਸ਼ਸਤ੍ਰਾਂ ਦੀ ਚੋਟ ਸਹਾਰਨ ਵਾਲੇ, ਆਕੀਆਂ ਨੂੰ ਲਿਛਾ ਲੈਣ ਵਾਲੇ, ਤੇ ਵੱਡੇ ਵੱਡੇ ਕਿਲ੍ਹਿਆਂ ਨੂੰ ਸਰ ਕਰ ਲੈਣ ਵਾਲੇ ਬੰਦੇ ਜਗਤ ਵਿਚ ਤਾਂ ਭਾਵੇਂ ਬਹਾਦਰ ਜਾਪਦੇ ਹੋਣ, ਪਰ ਮਾਲਕ ਸਿਰਜਨਹਾਰ ਦੇ ਦਰ ਤੇ ਅਜਿਹੇ, ਅਨੇਕਾਂ ਮੰਗਤਿਆਂ ਸਮਾਨ ਹੀ ਹਨ।
- (੭) ਜਿਹੜੇ ਭੀ ਬੰਦੇ ਕਰਤਾਰ ਸਿਰਜਨਹਾਰ ਦਾ ਸਿਮਰਨ ਕਰਦੇ ਹਨ, ਜਗਤ ਵਿਚ ਉਹਨਾਂ ਦੀ ਸੌਭਾਂ ਹੁੰਦੀ ਹੈ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਤੇ ਉਹ ਸਦਾ ਖਿੜੇ-ਮੱਥੇ ਰਹਿੰਦੇ ਹਨ।
- (੮) ਰਾਜ-ਐਸੂਰਜ, ਤੀਰਬ-ਇਸ਼ਨਾਨ ਤੇ ਦਾਨ-ਪੁੰਨ, ਦੇਵਤਿਆਂ ਵਾਲੀ ਪਦਵੀ—ਇਹਨਾਂ ਵਿਚੋਂ ਕੋਈ ਭੀ ਜੀਵ ਨੂੰ ਮੌਤ ਦੇ ਗੋੜ ਤੋਂ ਨਹੀਂ ਬਚਾਅ ਸਕਦਾ, ਜੇ ਜੀਵ ਪਰਮਾਤਮਾ ਦੀ ਬੰਦਰਗੀ ਤੋਂ ਵਾਂਜਿਆ ਹੋਇਆ ਹੈ।
- (੯) ਨਾ ਤਾਂ ਬਗੁਲ-ਸਮਾਧੀਆਂ ਤੇ ਤੀਰਬ-ਇਸ਼ਨਾਨ ਨਾਲ ਰੱਬ ਮਿਲਦਾ ਹੈ, ਨਾ ਹੀ ਵਿਸ਼ੇ-ਵਿਕਾਰਾਂ ਵਿਚ ਪਏ ਰਹਿਣਾ ਜੀਵਨ-ਮਨੋਰਥ ਹੈ; ਪਰਮਾਤਮਾ ਨਾਲ ਪਿਆਰ ਕਰਨਾ ਸਿੱਖੇ, ‘ਪਿਆਰ’ ਹੀ ਰੱਬ ਨਾਲ ਮਿਲਾ ਸਕਦਾ ਹੈ।

(੧੦) ਸਾਲਗ੍ਰਾਮ, ਸ਼ਿਵ-ਲਿੰਗ, ਬੁੱਤ ਜਾਂ ਕਬਣਦੀ ਪੂਜਾ, ਰੱਬ ਨੂੰ ਕਿਸੇ ਮਾਸ ਇੱਕੋ ਥਾਂ ਵੱਸਦਾ ਸਮਝ ਕੇ ਉਸ ਪਾਸੇ ਹੀ ਸਿਰ ਨਿਵਾਈ ਜਾਣਾ—ਇਹਨੀਂ ਗੱਲੀਂ ਭੀ ਪਰਮਾਤਮਾ ਦੇ ਮਿਲਣ ਦਾ ਭੇਤ ਨਹੀਂ ਮਿਲਦਾ।

ਸਮੁੱਚਾ ਭਾਵ

- (੧) ਦੁਨੀਆ ਵਿਚ ਚਾਹੇ ਕਿਤਨਾ ਹੀ ਉੱਚਾ ਪ੍ਰਤਾਪ ਬਣ ਜਾਏ, ਅੰਤ ਵੇਲੇ ਇਹ ਏਥੇ ਹੀ ਰਹਿ ਜਾਂਦਾ ਹੈ। ਸੋ ਦੁਨੀਆ ਵਾਲਾ ਵਡੱਪਣ ਜੀਵਨ ਦਾ ਮਨੋਰਥ ਨਹੀਂ।
- (੨) ਤੀਰਥ-ਇਸ਼ਨਾਨ, ਦਾਨ-ਪੁੰਨ, ਅਨ-ਪੂਜਾ ਆਦਿਕ ਕਰਮ ਭੀ ਰੱਬ ਨਾਲ ਨਹੀਂ ਮਿਲਾ ਸਕਦੇ।
- (੩) ਰੱਬ ਨੂੰ ਕਿਸੇ ਮਾਸ ਇਕ ਅਸਥਾਨ ਵਿਚ ਵੱਸਦਾ ਮਿਥ ਲੈਣਾ ਵੀ ਗਾਲੜੀ ਹੈ।
- (੪) ਜੀਵਨ ਦਾ ਸਹੀ ਰਸਤਾ ਕੇਵਲ ਉਹੀ ਮਤ ਦੱਸ ਸਕਦਾ ਹੈ ਜੋ ਸਿਮਰਨ ਦੇ ਰਾਹ 'ਤੇ ਤੌਰ ਕੇ ਪਰਮਾਤਮਾ ਨਾਲ ਪਿਆਰ ਕਰਨ ਦੀ ਜਾਚ ਸਿਖਾਂਦਾ ਹੈ, ਜੋ ਸਾਰੀ ਹੀ ਸਿਸ਼ਟੀ ਦਾ ਕਰਤਾ ਹੈ।

ਮੁੱਖ ਭਾਵ

ਮਨੁੱਖਾ ਜੀਵਨ ਦਾ ਅਸਲ ਮਨੋਰਥ ਹੈ ‘ਸਰਬ ਵਿਆਪਕ ਪਰਮਾਤਮਾ ਨਾਲ ਪਿਆਰ ਕਰਨਾ’। ਇਹ ਪਿਆਰ ‘ਸਿਮਰਨ’ ਰਾਹੀਂ ਹੀ ਬਣੇ ਸਕਦਾ ਹੈ, ਹੋਰ ਕੋਈ ਸਾਧਨ ਕਾਮਯਾਬ ਨਹੀਂ ਹੋ ਸਕਦਾ।

ਸੁਈਏ

ਸਾਫ਼ਗ ਸੁੱਧ ਸਮੂਹ ਸਿੱਧਾਨ ਕੇ
ਦੇਖਿ ਫਿਰਿਓ ਘਰ ਜੋਗਿ ਜਤੀ ਕੇ ॥
ਸੁਰ ਸੁਰਾਰਦਨ ਸੁੱਧ ਸੁਧਾਦਿਕ
ਸੰਤ ਸਮੂਹ ਅਨੇਕ ਮਤੀ ਕੇ ॥

ਸਾਰੇ ਹੀ ਦੇਸ ਕੌ ਦੇਖਿ ਰਹਿਓ ਮਤ
 ਕੈਉ ਨ ਦੇਖੀਅਤ ਪ੍ਰਾਨਪਤੀ ਕੇ ॥
 ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੁ ਤੇ
 ਏਕ ਰਤੀ ਬਿਨੁ ਏਕ ਰਤੀ ਕੇ ॥੧॥੨੧॥

ਪਦ ਅਰਥ : ਸ਼ਾਵਗ—(ਸੰਨ: ਸ਼ਾਵਕ) ਬੋਧੀ ਛਿਖਸ਼ੂ। ਸੁੱਧ—ਪੁੰਨਾਤਮਾ।
 ਸਮੂਹ—ਟੋਲੇ। ਸਿੱਧ—ਪੁੱਗੇ ਹੋਏ ਜੋਗੀ। ਘਰ—ਮਠ, ਡੇਰੇ। ਜਤੀ—ਬ੍ਰਹਮਚਾਰੀ।

ਸੂਰ—ਸੂਰਮੇ। ਸੁਰਾਰਦਨ—(ਸੁਰ+ਆਰਦਨ) ਦੇਵਤਿਆਂ ਨੂੰ ਮਾਰਨ
 ਵਾਲੇ, ਮਲੇਛ, ਦੈਤ। ਸੁੱਧ—ਪਵਿੜ। ਸੁਧਾਦਿਕ—(ਸੁਧਾ + ਆਦਿਕ)
 ਅੰਮ੍ਰਿਤ ਪੀਣ ਵਾਲੇ, ਦੇਵਤੇ। ਅਨੇਕ ਮਤੀ ਕੇ—ਹੋਰ ਕਈ ਮਤਾਂ ਦੇ। ਸੰਤ
 ਸਮੂਹ—ਸੰਤਾਂ ਦੇ ਟੋਲੇ।

ਸਾਰੇ ਹੀ ਦੇਸ ਕੌ ਮਤ—ਸਾਰੇ ਹੀ ਦੇਸਾਂ ਦੇ ਧਰਮ। ਪ੍ਰਾਨਪਤੀ—ਜਿੰਦ
 ਦਾ ਮਾਲਕ, ਪਰਮਾਤਮਾ। ਭਾਇ—ਸ਼ਗਰਧਾ। ਰਤੀ—ਪਿਆਰ, ਪ੍ਰੇਮ। ਰਤੀ—ਰੱਤੀ
 ਭਰ। ਰਤੀ ਕੇ—ਰੱਤੀ ਭਰ ਦੇ, ਰੱਤੀ ਭਰ ਮੁੱਲ ਦੇ।

ਅਰਥ : (ਮੈਂ) ਪੁੰਨਾਤਮਾ ਬੋਧੀ ਛਿਖਸ਼ੂ, ਪੁੱਗੇ ਹੋਏ ਜੋਗੀਆਂ ਦੇ ਟੋਲੇ,
 ਜੋਗੀਆਂ ਤੇ ਬ੍ਰਹਮਚਾਰੀਆਂ ਦੇ ਡੇਰੇ ਵੇਖ ਚੁੱਕਾ ਹਾਂ ;

ਸੂਰਮੇ, ਦੈਤ, ਪਵਿੜ ਅੰਮ੍ਰਿਤ ਪੀਣ ਵਾਲੇ (ਦੇਵਤੇ) ਤੇ ਹੋਰ ਕਈ
 ਮਤਾਂ ਦੇ ਸੰਤਾਂ ਦੇ ਟੋਲੇ ਭੀ ਵੇਖ ਆਇਆ ਹਾਂ ;

ਸਾਰੇ ਹੀ ਦੇਸਾਂ ਦੇ ਮਤ-ਮਤਾਂਤਰ ਵੇਖ ਚੁੱਕਾ ਹਾਂ, ਪਰ ਕੋਈ ਮਤ
 ਐਸਾ ਨਹੀਂ ਵੇਖਿਆ ਜੋ ਇਸ ਜਿੰਦ ਦੇ ਮਾਲਕ ਪ੍ਰਭੂ ਦਾ (ਬਣਨ ਦੀ ਜਾਚ
 ਸਿਖਾਏ);

ਜੇ ਭਗਵਾਨ ਵਿਚ ਸ਼ਗਰਧਾ ਨਹੀਂ ਬਣੀ, ਜੇ ਪ੍ਰਭੂ ਦੀ ਮਿਹਰ ਦੀ ਨਜ਼ਰ
 ਨਹੀਂ ਹੋਈ, ਜੇ ਇੱਕ ਪ੍ਰਭੂ ਦੇ ਪਿਆਰ ਤੋਂ ਵਾਂਜੇ ਰਹੇ, ਤਾਂ ਇਹਨਾਂ ਸਾਰੇ ਹੀ
 ਮਤ-ਮਤਾਂਤਰਾਂ ਦਾ ਮੁੱਲ ਇਕ ਰੱਤੀ ਜਿਤਨਾ ਸਮਝੋ ॥੧॥੨੧॥

ਮਾਤ੍ਰੇ ਮਤੰਗ ਜਰੇ ਜਰ ਸੰਗਿ :

ਅਨੂਪ ਉਤੰਗ ਸੁਰੰਗ ਸਵਾਰੇ ॥

ਕੋਟਿ ਤੁਰੰਗ ਕੁਰੰਗ ਸੇ ਕੁਦਤ
 ਪਉਨ ਕੇ ਗਉਨ ਕੌ ਜਾਤ ਨਿਵਾਰੇ ॥
 ਭਾਰੀ ਭੁਜਾਨ ਕੇ ਭੂਪ ਭਲੀ ਬਿਧਿ
 ਨਿਆਵਤ ਸੀਸ ਨ ਜਾਤ ਬਿਚਾਰੇ ॥
 ਏਤੇ ਭਏ ਤਉ ਕਹਾ ਭਏ ਭੂਪਤਿ
 ਅੰਤ ਕਉ ਨਾਂਗੇ ਹੀ ਪਾਇ ਪਧਾਰੇ ॥੨॥੨੨॥

ਪਦ ਅਰਥ : ਮਾਤੇ—ਮਸਤੇ ਹੋਏ। ਮਤੰਗ—ਹਾਥੀ। ਜਰੇ—ਜੜੇ ਹੋਏ, ਸਜਾਏ ਹੋਏ। ਜਰ—ਸੈਨਾ। ਜਰ ਸੰਗਿ—ਸੋਨੇ (ਦੇ ਗਹਿਣਿਆਂ) ਨਾਲ। ਅਨੂਪ—ਬੇਮਿਸਾਲ। ਉਤੰਗ—(ਸੰ: ਉੱਤੁਗ) ਉੱਚੇ ਕੱਦ ਵਾਲੇ। ਸੁਰੰਗ—ਸੋਹਣੇ ਰੰਗਾਂ ਨਾਲ।

ਕੋਟਿ—ਕਰੋੜਾਂ। ਤੁਰੰਗ—ਘੋੜੇ। ਕੁਰੰਗ—ਹਰਨ। ਸੇ—ਵਾਂਗ। ਪਉਨ—ਹਵਾ। ਗਉਨ—ਚਾਲ, ਰਫ਼ਤਾਰ, ਵੇਗ। ਜਾਤ ਨਿਵਾਰੇ—ਮਾਤ ਕਰੀ ਜਾਣ।

ਭੁਜ—ਬਾਂਹ। ਭੂਪ—ਰਾਜੇ (ਭੂ—ਪਰਤੀ। ਪਾ—ਪਾਲਣ ਵਾਲਾ)। ਭਲੀ ਬਿਧਿ—ਚੰਗੀ ਤਰ੍ਹਾਂ। ਸੀਸ—ਸਿਰ। ਨ ਜਾਤ ਬਿਚਾਰੇ—ਅੰਦਾਜ਼ਾ ਨਾ ਲਾਇਆ ਜਾ ਸਕੇ।

ਏਤੇ—ਇਤਨੇ ਵੱਡੇ। ਭਏ—ਹੋਏ। ਤਉ—ਤਾਂ ਭੀ। ਕਹਾ ਭਏ—ਕਿਹੇ ਹੋਏ ? ਭੂਪਤਿ—ਪਰਤੀ ਦੇ ਮਾਲਕ, ਰਾਜੇ। ਪਾਇ—ਪੈਰ।

ਅਰਥ : (ਜੇ) ਸੋਨੇ ਦੇ (ਗਹਿਣਿਆਂ) ਨਾਲ ਸਜਾਏ ਹੋਏ ਬੇ-ਮਿਸਾਲ ਉੱਚੇ ਕੱਦ ਵਾਲੇ ਤੇ ਸੋਹਣੇ ਰੰਗਾਂ ਨਾਲ ਸਵਾਰੇ ਹੋਏ ਮਸਤ ਹਾਥੀ ਹੋਣ;

(ਜੇ) ਕਰੋੜਾਂ (ਹੀ) ਘੋੜੇ ਹੋਣ, ਜੋ ਹਰਨਾਂ ਵਾਂਗ ਕੁੱਦਦੇ ਹੋਣ ਤੇ (ਇਤਨੇ ਤੇਜ਼ ਚਲਦੇ ਹੋਣ ਕਿ) ਹਵਾਂ ਦੀ ਚਾਲ ਨੂੰ ਭੀ ਮਾਤ ਕਰੀ ਜਾਣ;

(ਜੈ) ਬਲਵਾਨ ਬਾਹਾਂ ਵਾਲੇ ਰਾਜੇ, ਜਿਨ੍ਹਾਂ ਦੀ ਗਿਣਤੀ ਦਾ ਅੰਦਾਜ਼ਾ ਨਾ ਲਾਇਆ ਜਾ ਸਕੇ, ਆ ਕੇ ਚੰਗੀ ਤਰ੍ਹਾਂ ਸਲਾਮਾਂ ਕਰਦੇ ਹੋਣ;

—ਇਤਨੇ ਵੱਡੇ ਪ੍ਰਤਾਪ ਵਾਲੇ ਰਾਜੇ ਭੀ ਹੋਣ, ਤਾਂ ਭੀ ਕੀ ਹੋਇਆ ? ਅਖੀਰ ਵੇਲੇ ਤਾਂ (ਜਗਤ ਤੋਂ) ਨੰਗੀ ਪੈਰੀਂ ਤੁਰ ਜਾਂਦੇ ਹਨ ॥੨॥੨੨॥

ਜੀਤ ਫਿਰੈ ਸਭ ਦੇਸ ਚਿਸਾਨ ਕਉ
 ਬਾਜਤ ਢੋਲ ਮਿਦੰਗ ਨਗਾਰੇ ॥
 ਗੁੰਜਤ ਗੂੜ੍ਹ ਗਜਾਨ ਕੇ ਸੁੰਦਰ
 ਹੰਸਤ ਹੋ ਹਯ ਰਾਜ ਜਸਾਰੇ ॥
 ਬੂਤ ਭਵਿੱਖ ਭਵਾਨ ਕੇ ਬੂਪਤਿ
 ਕਉਣ ਗਨੈ ਨਹੀ ਜਾਤ ਬਿਚਾਰੇ ॥
 ਸ੍ਰੀਪਤਿ ਸ੍ਰੀ ਭਗਵਾਨ ਭਜੇ ਬਿਨੁ
 ਅੰਤ ਕਉ ਅੰਤ ਕੇ ਧਾਮ ਸਿਧਾਰੇ ॥੩॥੨੩॥

ਪਦ ਅਰਥ : ਦਿਸਾਨ ਕਉ—ਦੇਸਾਨ ਕਉ, ਦੇਸ+ਅੰਨ ਕਉ, ਹੋਰ ਹੋਰ ਦੇਸਾਂ ਨੂੰ। ਮਿਦੰਗ—ਖੱਲ ਨਾਲ ਮੜ੍ਹਿਆ ਹੋਇਆ ਮਿੱਟੀ ਦਾ ਇਕ ਸਾਜ। ਨਗਾਰਾ—ਧੌਸਾ।

ਗੁੰਜਤ—ਗੁੰਜ ਰਹੇ ਹੋਣ, ਗੱਜ ਰਹੇ ਹੋਣ। ਗੂੜ੍ਹ—ਟੋਲੇ। ਗਜ—ਹਾਬੀ।
 ਹੰਸਤ—ਹਿਣਕਦੇ ਹੋਣ। ਹਯ—ਘੋੜੇ। ਹਯ ਰਾਜ—ਵਧੀਆ ਘੋੜੇ, ਘੋੜਿਆਂ
 ਦੇ ਰਾਜੇ।

ਬੂਤ—ਪਿਛਲੇ ਸਮੇਂ। ਭਵਿੱਖ—ਅਗਾਂਹ ਆਉਣ ਵਾਲੇ ਸਮੇਂ।
 ਭਵਾਨ—ਹੁਣ ਦੇ ਸਮੇਂ ਦੇ। ਬੂਪਤਿ—ਰਾਜੇ। ਕਉਣ ਗਨੈ—ਕੌਣ ਗਿਣ ਸਕੇ,
 ਕੋਈ ਗਿਣ ਨਾ ਸਕੇ। ਬਿਚਾਰੇ ਜਾਤ—ਗਿਣੇ ਜਾ ਸਕਣ, ਵਿਚਾਰ ਕੀਤੀ
 ਜਾ ਸਕੇ।

ਅੰਤ ਕਉ—ਆਸ਼ਰ ਨੂੰ। ਅੰਤ—ਮੌਡ। ਧਾਮ—ਘਰ। ਸਿਧਾਰੇ—ਚਲੇ
 ਜਾਂਦੇ ਹਨ। ਸ੍ਰੀ ਪਤਿ—ਮਾਇਆ ਦਾ ਪਤੀ, ਪਰਮਾਤਮਾ।

ਅਕਥ : ਜੇ ਕਈ ਦੇਸ-ਦੇਸਾਂਤਰਾਂ ਨੂੰ ਜਿੱਤਦੇ ਫਿਰਨ; (ਦਰਵਾਜ਼ੇ ਤੇ)
 ਢੋਲ, ਮਿਰਦੰਗ ਤੇ ਧੌਸੇ ਭੀ ਵੱਜਦੇ ਹੋਣ;

(ਤਬੇਲਿਆਂ ਵਿਚ) ਸੁੰਦਰ ਹਾਬੀਆਂ ਦੇ ਟੋਲਿਆਂ ਦੇ ਟੋਲੇ ਗੜਗੱਜ ਪਾਂਦੇ
 ਹੋਣ, ਤੇ ਹਜ਼ਾਰਾਂ ਸੁੰਦਰ ਘੋੜੇ ਹਿਣਕਦੇ ਹੋਣ;

(ਅਜਿਹੇ ਪ੍ਰਤਾਪ ਵਾਲੇ) ਰਾਜੇ ਪਿਛਲੇ ਸਮੇਂ ਵਿਚ ਭੀ (ਇਤਨੇ ਹੋ ਚੁੱਕੇ

ਹੋਣ ਕਿ) ਕੋਈ ਉਹਨਾਂ ਦੀ ਗਿਣਤੀ ਨਾ ਕਰ ਸਕੇ, ਅੰਦਾਜ਼ਾ ਭੀ ਨਾ ਲਗਾ ਸਕੇ; ਐਸ ਵੇਲੇ ਭੀ ਅਜਿਹੇ ਪ੍ਰਤਾਪ ਵਾਲੇ ਬੇਅੰਤ ਰਾਜੇ ਹੋਣ, ਅਗਾਂਹ ਆਉਣ ਵਾਲੇ ਸਮੇਂ ਵਿਚ ਭੀ ਹੋ ਪੈਣ;

(ਤਾਂ ਭੀ ਕੀ ਹੋਇਆ ?) (ਇਸ ਸਾਰੀ) ਮਾਇਆ ਦੇ ਮਾਲਕ ਪਰਮਾਤਮਾ ਦਾ ਸਿਮਰਨ ਕਰਨ ਤੋਂ ਬਿਨਾਂ (ਆਖਰ ਇਹ ਰਾਜੇ ਭੀ) ਜਮਪੁਰੀ ਨੂੰ ਜਾਂਦੇ ਹਨ (ਭਾਵ, ਮੌਤ ਦੇ ਵੱਸ ਪੈਂਦੇ ਹਨ ਤੇ ਇਹ ਐਸੂਰਜ ਤੇ ਪ੍ਰਤਾਪ ਦੇ ਸਾਮਾਨ ਏਥੇ ਹੀ ਧਰੇ ਰਹਿ ਜਾਂਦੇ ਹਨ) ॥੩॥੨੩॥

ਤੀਰਥ ਨਾਨ ਦਾਇਆ ਦਮ ਦਾਨ
ਸੁ ਸੰਜਮ ਨੇਮ ਅਨੇਕ ਬਿਸੇਖੈ ॥
ਬੇਦ ਪੁਰਾਨ ਕਤੇਬ ਕੁਰਾਨ
ਜ਼ਮੀਨ ਜ਼ਮਾਨ ਸਥਾਨ ਕੇ ਪੇਖੈ ॥
ਪਉਨ ਅਹਾਰ ਜਤੀ ਜਤਿਧਾਰਿ
ਸਭੈ ਸੁ ਬਿਚਾਰਿ ਹਜਾਰ ਕ ਦੇਖੈ ॥
ਸ੍ਰੀ ਭਗਵਾਨ ਭਜੇ ਬਿਨੁ ਭੂਪਤਿ
ਏਕ ਰਤੀ ਬਿਨੁ ਏਕੁ ਨ ਲੇਖੈ ॥੪॥੨੪॥

ਪਦ ਅਰਥ : ਤੀਰਥ ਨਾਨ—ਤੀਰਥਾਂ ਦੇ ਇਸ਼ਨਾਨ। ਦਾਇਆ—ਤਰਸ। ਦਮ—ਮਨ ਨੂੰ ਵਿਕਾਰਾਂ ਵਲੋਂ ਰੋਕਣਾ। ਸੰਜਮ—ਵਿਕਾਰਾਂ ਉਤੇ ਕਾਬੂ ਪਾਣ ਦੇ ਸਾਧਨ, ਮਨ ਦੀ ਇਕਾਗਰਤਾ, ਜੋਗ-ਮਤ ਅਨੁਸਾਰ ‘ਜੋਗ’ ਦੇ ਅਧੀਨਲੇ ਤਿੰਨ ਸਾਧਨਾਂ ਦਾ ਸਮੁੱਚਾ ਨਾਮ ‘ਸੰਜਮ’ ਹੈ; ਧਾਰਨਾ, ਧਿਆਨ ਤੇ ਸਮਾਪਨੀ ਦਾ ਇਕੱਠਾ ਸਾਂਝਾ ਨਾਮ। ਬਿਸੇਖੈ—ਉਚੇਚੇ। ਨੇਮ—ਸਾਧਨ।

ਕਤੇਬ ਕੁਰਾਨ—ਕੁਰਾਨ ਆਦਿਕ ਚਾਰੇ ਪੱਛਮੀ ਮੱਤਾਂ ਦੀਆਂ ਧਾਰਮਿਕ ਕਿਤਾਬਾਂ। ਜ਼ਮਾਨ—ਜ਼ਮਾਨਾ, ਸਮਾ। ਪੇਖੈ—ਵੇਖੈ, ਪੜੈ।

ਪਉਨ—ਹਵਾ। ਅਹਾਰ—ਖੂਰਾਕ। ਅਹਾਰਿ—ਖਾਣ ਵਾਲਾ। ਪਉਨ ਅਹਾਰਿ—ਹਵਾ ਭਖਣ ਵਾਲਾ, ਨਿਗੀ ਹਵਾ ਦੇ ਆਸਰੇ ਜੀਉਣ ਵਾਲਾ। ਜਤੀ—ਬ੍ਰਹਮਚਾਰੀ। ਹਜਾਰ ਕ—ਕਈ ਹਜ਼ਾਰਾਂ। ਬਿਚਾਰਿ ਦੇਖੈ—ਵਿਚਾਰ ਵੇਖੈ, ਵਿਚਾਰਦਾ ਰਹੇ।

ਬੁਪਤਿ—ਰਾਜਾ, ਮਾਲਕ। ਰਤੀ—ਪਿਆਰ। ਏਕ—ਇੱਕ (ਸਾਧਨ) ਭੀ।
ਨ ਲੇਖੈ—ਲੇਖੈ ਵਿਚ ਨਹੀਂ, ਕਥੂਲ ਨਹੀਂ, ਕਿਸੇ ਕੰਮ ਨਹੀਂ।

ਅਰਥ : (ਜੇ ਕੋਈ ਮਨੁੱਖ) ਤੀਰਥਾਂ ਦੇ ਇਸ਼ਨਾਨ, (ਜੀਅਂ ਉਤੇ) ਤਗਸ,
ਮਨ ਨੂੰ ਵਿਕਾਰਾਂ ਵਲੋਂ ਰੋਕਣ ਦੇ ਉੱਦਮ, ਦਾਨ-ਪੁੰਨ, ਮਨ ਦੀ ਇਕਾਗਰਤਾ
ਦੇ ਸਾਧਨ ਤੇ ਹੋਰ ਅਨੇਕਾਂ ਉਚੇਚੇ ਸਾਧਨ ਕਰਦਾ ਰਹੇ;

(ਜੇ ਕੋਈ ਮਨੁੱਖ) ਵੇਦ, ਪੁਰਾਣ, ਕੁਰਾਨ ਆਦਿਕ ਚਾਰੇ ਕਿਤਾਬਾਂ ਤੇ
ਸਾਰੀ ਧਰਤੀ ਦੇ ਸਾਰੇ ਹੀ ਧਰਮ-ਪੁਸਤਕਾਂ ਨੂੰ ਪੜ੍ਹੇ;

ਨਿਰਾ ਹਵਾ ਦੇ ਆਸਰੇ ਜੀਵੇ, ਬਹੁਮਚਾਈਆਂ ਵਾਲਾ ਜੀਵਨ ਬਿਤੀਤ
ਕਰੇ ਤੇ ਹੋਰ ਅਨੇਕਾਂ ਅਜਿਹੇ ਸਾਧਨ ਸੌਚਦਾ ਰਹੇ;

(ਤਾਂ ਭੀ) ਸਾਰੀ ਸਿਸ਼ਟੀ ਦੇ ਮਾਲਕ ਪਰਮਾਤਮਾ ਦਾ ਸਿਮਰਨ ਕਰਨ
ਤੋਂ ਬਿਨਾ, ਪ੍ਰਭੂ ਦੇ ਪਿਆਰ ਤੋਂ ਬਿਨਾ, ਉਸ ਦਾ ਇਕ ਸਾਧਨ ਭੀ ਕਿਸੇ ਕੰਮ
ਨਹੀਂ ਹੈ ॥੪॥੨੪॥

ਸੁਧ ਸਿਪਾਹ ਦੁਰੰਤ ਦੁਬਾਹ ਸੁ
ਸਾਜਿ ਸਨਾਹ ਦੁਰਜਾਨ ਦਲੈਂਗੇ ॥
ਭਾਰੀ ਜੁਮਾਨ ਭਰੇ ਮਨ ਮੈ
ਕਾਰਿ ਪਰਥਤ ਪੰਖ ਹਲੇ ਨ ਹਲੈਂਗੇ ॥
ਤੈਰਿ ਅਰੀਨ ਮਰੈਰਿ ਮਵਾਸਨ
ਮਾਤੇ ਮਤੰਗਨ ਮਾਨੁ ਮਲੈਂਗੇ ॥
ਸ੍ਰੀ ਪਾਤਿ ਸ੍ਰੀ ਭਗਵਾਨ ਕ੍ਰਿਪਾ ਬਿਨੁ
ਤਿਆਗਿ ਜਹਾਨੁ ਨਿਦਾਨਿ ਚਲੈਂਗੇ ॥੫॥੨੫॥

ਪਦ ਅਰਥ : ਸੁਧ—ਮਾਲਸ, ਵਧੀਆ, ਸੌਧੇ ਹੋਏ, ਅਜ਼ਮਾਏ ਹੋਏ
(ਭਾਵ, ਜਿਨ੍ਹਾਂ ਦੀ ਬਹਾਦਰੀ ਰਣ ਵਿਚ ਅਜ਼ਮਾਈ ਜਾ ਚੁੱਕੀ ਹੋਵੇ) ਬਹਾਦਰ।
ਸਿਪਾਹ—ਸਿਪਾਹੀ, ਜੱਧੇ। ਦੁਰੰਤ—ਦੂਰ+ਅੰਤ, (insurmountable)
ਅਜਿੱਤ। ਦੁਬਾਹ—(ਸੰ: ਦਰ+ਵਹ) ਜਿਨ੍ਹਾਂ ਦੀ ਝਾਲ ਝੱਲੀ ਨਾ ਜਾ ਸਕੇ।
ਸਾਜਿ—ਸਜਾ ਕੇ, ਪਹਿਨ ਕੇ। ਸਨਾਹ—ਜ਼ਿਰਹ ਬਕਤਰ, ਲੋਹੇ ਦੇ ਪੁਸ਼ਕੇ।

ਦੁਰਜਾਨ—ਦੁਰਜਨਾਂ ਨੂੰ, ਵੈਰੀਆਂ ਨੂੰ।

ਪੰਖ—ਖੰਬ। ਕਰਿ ਪੰਖ—ਖੰਬ ਲਾ ਕੇ।

ਅਰੀਨ—ਵੈਰੀਆਂ ਨੂੰ। ਮਵਾਸਨ—ਆਕੀਆਂ ਨੂੰ। ਮਤੰਗ—ਹਾਬੀ।
ਮਤੰਗਨ ਮਾਨੁ—ਹਾਬੀਆਂ ਦਾ ਹੁਕਾਰ। ਮਲੈਂਗੇ—ਤੌੜ ਦੇਂਦੇ ਹਨ।

ਸ੍ਰੀ ਪਤਿ—ਮਾਇਆ ਦਾ ਖਸਮ, ਪਰਮਾਤਮਾ। ਤਿਆਗਿ—ਛੱਡ ਕੇ।
ਨਿਦਾਨਿ—ਅੰਤ ਨੂੰ, ਉੜਕ ਨੂੰ [ਨੋਟ: ਕਈ ਟੀਕਾਕਾਰ ਇਸ ਲਫਜ਼ ਦਾ ਅਰਥ
ਕਰਦੇ ਹਨ 'ਨਾਦਾਨ'। ਲਫਜ਼ 'ਨਿਦਾਨ' ਅਤੇ 'ਨਾਦਾਨ' ਦਾ ਜੋੜ ਸਾਡ
ਪਰਤੱਖ ਦਿਸਦਾ ਹੈ, ਕੋਈ ਸ਼ੱਕ ਦੀ ਗੁੰਜਾਇਸ਼ ਨਹੀਂ ਹੈ। 'ਨਾਦਾਨ' ਲਫਜ਼ ਸੰਸਕ੍ਰਿਤ ਦਾ
ਹੈ, ਇਸ ਦਾ ਅਰਥ ਹੈ, 'ਮਰਖ'; 'ਨਿਦਾਨ' ਲਫਜ਼ ਸੰਸਕ੍ਰਿਤ ਦਾ
ਹੈ, ਇਸ ਦਾ ਅਰਥ ਹੈ, 'ਮਾਤਮਾ, ਉੜਕ' (end, termination)]।

ਅਰਥ : ਬਹਾਦਰ ਜੋਧੇ (ਭੀ), ਜੋ ਜਿੱਤੇ ਨਾ ਜਾ ਸਕਣ, ਜਿਨ੍ਹਾਂ ਦੀ
ਝਾਲ ਨਾ ਝੱਲੀ ਜਾ ਸਕੇ (ਭਾਵ, ਜਿਨ੍ਹਾਂ ਦੀ ਵਾਹੀ ਹੋਈ ਤਲਵਾਰ ਦਾ ਵਾਰ
ਝੱਲਿਆ ਨਾ ਜਾ ਸਕੇ), ਜੋ ਸੰਜੋਅ ਪਹਿਨ ਕੇ (ਰਣ-ਭੂਮੀ ਵਿਚ ਖੰਡਾ ਖੜਕਾ
ਕੇ) ਵੈਰੀਆਂ ਦਾ ਨਾਸ ਕਰ ਦੇਂਦੇ ਹਨ;

ਜਿਨ੍ਹਾਂ ਦੇ ਮਨ ਵਿਚ ਇਹ ਮਾਣ ਭਰਿਆ ਹੈ ਕਿ ਭਾਵੇਂ ਪਹਾੜ ਭੀ
ਖੰਬ ਲਾ ਕੇ, (ਆਪਣੇ ਪੈਂਤੜੇ ਤੋਂ) ਹਿੱਲ ਜਾਣ, ਪਰ ਅਸੀਂ (ਰਣ-ਭੂਮੀ ਵਿਚ
ਆਪਣੇ ਪੈਂਤੜੇ ਤੋਂ) ਨਹੀਂ ਹਿੱਲਾਂਗੇ;

ਜੋ (ਆਪਣੇ) ਵੈਰੀਆਂ ਨੂੰ ਢੰਨ ਕੇ, ਆਕੀਆਂ (ਦੀ ਧੌਣ) ਨੂੰ ਮਰੋੜ
ਕੇ, ਮਸਤੇ ਹੋਏ ਹਾਬੀਆਂ ਦਾ (ਭੀ) ਮਾਣ ਤੌੜ ਸਕਦੇ ਹਨ;

(ਅਜਿਹੇ ਬਹਾਦਰ ਜੋਧੇ ਭੀ) ਮਾਇਆ ਦੇ ਮਾਲਕ ਅਕਾਲ ਪੁਰਖ ਦੀ
ਮਿਹਰ (ਦੀ ਨਜ਼ਰ ਦੇ ਭਾਗੀ ਬਣਨ) ਤੋਂ ਬਿਨਾ, ਦੁਨੀਆ ਛੱਡ ਕੇ ਅੰਤ ਨੂੰ
(ਮਾਲੀ ਹੋਂਦ ਹੀ) ਜਾਂਦੇ ਹਨ ॥੫॥੨੫॥

ਬੀਰ ਅਪਾਰ ਬਢੇ ਬਰਿਆਰ

ਅਖਿਚਾਰਹਿ ਸਾਰ ਕੀ ਧਾਰ ਭਛੱਯਾ ॥

ਤੁਰਤ ਦੇਸ ਮਲਿੰਦ ਮਵਾਸਨ

ਮਾਤੇ ਗਜਾਨ ਕੇ ਮਾਨ ਮਲੱਯਾ ॥

ਗਾੜੇ ਗੜਾਨ ਕੇ ਤੋੜਨਹਾਰ ਸੁ
ਬਾਤਨ ਹੀ ਚਕ ਚਣਿ ਲਵੱਧਿਆ ॥

ਸਾਹਿਬੁ ਸ੍ਰੀ ਸਭ ਕੇ ਸਿਰਿ ਨਾਇਕੁ
ਜਾਚਥ ਅਨੇਕੁ ਸੁ ਏਕੁ ਦਿਵੱਯਾ ॥੬॥੨੯॥

ਪਦ ਅਰਥ : ਬੀਰ—ਸੂਰਮੇ, ਜੋਪੇ। ਆਪਾਰ—ਬੇਅੰਤ, ਵੱਡੇ। ਬਰਿਆਰ—
(ਬਲ+ਆਲਯ) ਬਲ ਵਾਲੇ, ਬਲੀ। ਅਬਿਚਾਰਹਿ—ਵਿਚਾਰਨ ਤੋਂ ਬਿਨਾ,
ਬੇਪਰਵਾਹੀ ਨਾਲ। ਸਾਰ—ਲੋਹਾ, ਬਸਤ੍ਰ। ਭਡੱਯਾ—ਖਾਣ ਵਾਲੇ, ਸਹਿਣ ਵਾਲੇ।

ਤੋਰਠ—ਤੋੜਨ ਵਾਲੇ, ਜਿੱਤਣ ਵਾਲੇ। ਮਲਿੰਦ—ਮਲਣ ਵਾਲੇ, ਮਤਿਹ
ਕਰਨ ਕਾਲੇ। ਮਵਾਸੀ—ਆਕੀ ਮਨੁੱਖ। ਮਵਾਸਨ ਮਲਿੰਦ—ਆਕੀਆਂ ਨੂੰ
ਲਿਛਾਉਣ ਵਾਲੇ। ਮਾਤੇ—ਮਸਤੇ ਹੋਏ। ਮਲੱਯਾ—ਤੋੜਨ ਵਾਲੇ।

ਗਾੜੇ—ਤਕੜੇ। ਗੜ੍ਹ—ਕਿਲ੍ਹਾ। ਬਾਤਨ ਹੀ—ਗੱਲਾਂ ਠਾਲ ਹੀ। ਚਾਰਿ
ਚਕ—ਚਾਰੇ ਚੱਕ, ਸਾਰੀ ਧਰਤੀ। ਲਵੱਧਾ—ਮੱਲ ਲੈਣ ਵਾਲੇ।

ਸ੍ਰੀ ਸਾਹਿਬੁ—ਲੱਛਮੀ ਦਾ ਪਤੀ, ਪਰਮਾਤਮਾ। ਸ੍ਰੀ—ਲੱਛਮੀ, ਮਾਇਆ।
ਨਾਇਕੁ—(ਸੰ: ‘ਨਾਯਕ’) ਮਾਲਕ, ਖਸਮ, ਹਾਕਮ। ਸਿਰਿ—ਸਿਰ ਤੇ।
ਜਾਚਕ—ਮੰਗਤੇ। ਅਨੇਕ—(ਇਹਨਾਂ ਉਖਰ ਦੌਸੇ ਜੋਧਿਆਂ ਵਰਗੇ) ਬੇਅੰਤ।
ਦਿਵੱਯਾ—ਦਾਨੀ, ਦਾਤਾ, ਦੈਣ ਵਾਲਾ।

ਅਰਥ : ਬੜੇ· ਬਲ ਵਾਲੇ ਵੱਡੇ ਸੂਰਮੇ ਜੋ ਬੇ-ਪਰਵਾਹੀ ਨਾਲ ਬਸਤ੍ਰਾਂ
ਦੀ ਧਾਰ (ਭਾਵ, ਚੋਟ) ਸਹਿ ਸਕਣ, ਜੋ (ਕਈ) ਦੇਸਾਂ ਨੂੰ ਜਿੱਤ ਲੈਣ, ਆਕੀਆਂ
ਨੂੰ ਲਿਛਾ ਲੈਣ ਤੇ ਮਸਤੇ ਹੋਏ ਹਾਥੀਆਂ ਦਾ ਮਾਣ ਤੋੜ ਦੇਣ, ਜੋ ਤਕੜੇ
ਕਿਲ੍ਹਿਆਂ ਨੂੰ ਸਰ ਕਰ ਲੈਣ ਤੇ ਗੱਲਾਂ ਵਿਚ ਹੀ ਸਾਰੀ ਧਰਤੀ ਤੇ ਕਬਜ਼ਾ
ਕਰ ਸਕਣ (ਭਾਵ, ਸਾਰੀ ਧਰਤੀ ’ਤੇ ਕਬਜ਼ਾ ਕਰ ਲੈਣਾ ਜਿਨ੍ਹਾਂ ਲਈ ਕੋਈ
ਵੱਡੀ ਗੱਲ ਨਾ ਹੋਵੇ), ਅਜਿਹੇ ਅਨੇਕਾਂ ਬੰਦੇ (ਉਸ ਪਰਮਾਤਮਾ ਦੇ) ਦਰ ’ਤੇ
ਮੰਗਤੇ ਹਨ, (ਇਹਨਾਂ ਨੂੰ) ਉਹ ਇਕ ਪਰਮਾਤਮਾ ਹੀ ਦੇਣ ਵਾਲਾ ਹੈ, ਜੋ
ਮਾਇਆ ਦਾ ਮਾਲਕ ਹੈ ਤੇ ਸਭ ਜੀਆਂ ਦੇ ਸਿਰ ਤੇ ਖਸਮ ਹੈ ॥੬॥੨੯॥

ਦਾਨਣ ਦੇਵ ਫਨਿੰਦ ਨਿਸਾਚਰ
ਭੂਤ ਭਵਿੱਖ ਭਵਾਨ ਜਪੈਰੋ ॥

ਜੀਵ ਜਿਤੇ ਜਲ ਮੈ ਬਲ ਮੈ
 ਪਲ ਹੀ ਪਲ ਮੈ ਸਭ ਬਾਪ ਬਪੈਰੋ ॥
 ਪੁੰਨ ਪ੍ਰਤਾਪਨ ਬਾਢ ਜੈਤ ਧੁਨਿ
 ਪਾਪਨ ਕੇ ਬਹੁ ਪੁੰਜ ਖਪੈਰੋ ॥
 ਸਾਧ ਸਮੂਹ ਪ੍ਰਸੰਨ ਫਿਰੈ ਜਗਿ
 ਸੱਤ੍ਰ ਸਭੈ ਅਵਲੋਕਿ ਚਪੈਰੋ ॥੧॥੨੧॥

ਪਦ ਅਰਥ : ਦਾਨਵ—ਦੈਤ, ਰਾਮਸ਼। ਡਨਿੰਦ—ਛਣ ਵਾਲਿਆਂ ਦਾ ਰਾਜਾ (ਫਣਿ+ਦਿੰਦਰ), ਸੱਪਾਂ ਦਾ ਰਾਜਾ, ਸ਼ੇਸ਼ਨਾਗ; ਪੁਰਾਣਾ ਝਿਆਲ ਚਲਿਆ ਆ ਰਿਹਾ ਹੈ ਕਿ ਸ਼ੇਸ਼ਨਾਗ ਦੇ ਇਕ ਹਜ਼ਾਰ ਸਿਰ ਸਨ, ਵਿਸ਼ਨੂੰ ਨੇ ਆਪਣੀ ਸੇਜ ਇਸ ਦੇ ਸਿਰ ਤੇ ਬਣਾਈ ਹੋਈ ਹੈ, ਸਾਰੀ ਸਿੱਖਟੀ ਨੂੰ ਇਸ ਨੇ ਆਪਣੇ ਸਿਰ ਤੇ ਚੁਕਿਆ ਹੋਇਆ ਹੈ। ਨਿਸਾਚਰ—(ਨਿਸਾ—ਰਾਤ) ਰਾਤ ਨੂੰ ਤੁਰਨ ਫਿਰਨ ਵਾਲੇ ਭੂਤ, ਪ੍ਰੇਤ। ਭੂਤ—ਪਿਛਲੇ ਸਮੇਂ ਵਿਚ। ਭਵਿੱਖ—ਅਗਾਂਹ ਆਉਣ ਵਾਲੇ ਸਮੇਂ ਵਿਚ। ਭਵਾਨ—ਹੁਣ ਦੇ ਸਮੇਂ ਵਿਚ। ਜਪੈਰੋ—ਜਪਦੇ ਹਨ।

ਜਿਤੇ—ਜਿਤਨੇ ਭੀ, ਭਾਵ, ਸਾਰੇ ਜੀਵ। ਮੈ—ਵਿਚ। ਪਲ ਹੀ ਪਲ ਮੈ—ਪਲੋ ਪਲੀ ਵਿਚ। ਬਾਪ—ਬਨਾਵਟ। ਬਾਪ ਬਪੈਰੋ—ਬਣਾਂਦਾ ਹੈ, ਰਚਦਾ ਹੈ।

ਪੁੰਨ—ਭਲੇ ਕੰਮ। ਪ੍ਰਤਾਪ—ਤੇਜ। ਬਾਢ—ਬਿਧੀ। ਜੈਤ ਧੁਨਿ—ਜੈ ਜੈ ਕਾਰ ਦੀ ਅਵਾਜ਼। ਪੁੰਜ—ਢੇਰ। ਖਪੈਰੋ—ਨਾਸ ਹੋ ਜਾਂਦੇ ਹਨ।

ਸਾਧ ਸਮੂਹ—ਸਾਰੇ ਭਲੇ ਮਨੁੱਖ। ਜਗਿ—ਜਗਤ ਵਿਚ। ਸੱਤ੍ਰ—ਵੈਗੀ, ਭਲੇ ਮਨੁੱਖਾਂ ਦੇ ਵਿਰੋਧੀ, ਮੰਦ-ਕਰਮੀ ਮਨੁੱਖ। ਅਵਲੋਕਿ—ਵੇਖ ਕੇ। ਚਪੈਰੋ—ਦਬੇ ਜਾਂਦੇ ਹਨ।

ਅਰਥ : ਜੋ ਪਰਮਾਤਮਾ ਜਲ ਦੇ ਤੇ ਧਰਤੀ (ਭਾਵ, ਸਾਰੀ ਸਿੱਖਟੀ) ਦੇ ਸਾਰੇ ਹੀ ਜੀਵਾਂ ਨੂੰ ਪਲੋ ਪਲੀ ਵਿਚ ਬਣਾਣ ਦੀ ਸਮਰੱਥਾ ਰੱਖਦਾ ਹੈ, ਉਸ ਨੂੰ ਜੋ ਜੀਵ ਪਿੱਛੇ ਜਪਦੇ ਰਹੇ ਹਨ, ਹੁਣ ਜਪਦੇ ਹਨ ਜਾਂ ਅਗਾਂਹ ਨੂੰ ਜਪਣਗੇ, (ਚਾਹੇ ਉਹ) ਦੈਤ (ਹਨ, ਚਾਹੇ ਉਹ) ਦੇਵਤੇ (ਹਨ, ਚਾਹੇ) ਸ਼ੇਸ਼ਨਾਗ (ਹੈ, ਤੇ ਭਾਵੇਂ) ਭੂਤ ਪ੍ਰੇਤ (ਹਨ), ਉਹਨਾਂ ਸਭਨਾਂ ਦੇ ਭਲੇ ਕੰਮਾਂ ਦੇ ਤੇਜ ਤੇ ਬਿਧੀ ਦੀ ਜੈ ਜੈ ਕਾਰ ਦੀ ਧੁਨੀ ਵਧਦੀ ਹੈ ਤੇ ਉਹਨਾਂ ਦੇ (ਪਿਛਲੇ ਕੀਤੇ ਹੋਏ) ਮੰਦੇ

ਕਰਮਾਂ ਦੇ ਢੇਰਾਂ ਦੇ ਢੇਰ ਨਾਸ ਹੋ ਜਾਂਦੇ ਛਕ ।

ਪਰਮਾਤਮਾ ਦੀ ਭਗਤੀ ਬਰਨ ਵਾਲੇ ਮਨੁੱਖ ਜਗੜ ਵਿਚ ਖਿੜੇ ਮੱਬੇ
ਫਿਰਦੇ ਹਨ ਤੇ ਵਿਕਾਰੀ ਬੰਦੇ ਉਹਨਾਂ ਨੂੰ ਥੇਥ ਕੇ ਰੈਲੇ ਪੈ ਜਾਂਦੇ ਹਨ ॥੧॥੨੭॥

ਮਾਨਵ ਇੰਦ੍ਰ ਗਜਿੰਦ੍ਰ ਨਰਾਧਿਪ

ਜੈਨ ਤ੍ਰਿਲੋਕ ਕੌ ਭਾਜੁ ਕਰੈਗੇ ॥

ਕੋਟਿ ਇਸਨਾਨ ਗਜਾਦਿਕ ਦਾਨ

ਅਨੇਕ ਸੁਆਂਬਰ ਸਾਜਿ ਛਰੈਗੇ ॥

ਬ੍ਰਹਮ ਮਹੇਸੁਰ ਬਿਸਨ ਸਚੀਪਤਿ

ਅੰਤਿ ਢਸੇ ਜਮਣਾਸ ਪਰੈਗੇ ॥

ਜੇ ਨਰ ਸ੍ਰੀਪਤਿ ਕੇ ਪ੍ਰਸਿ ਹੈ ਪਰਾ

ਤੇ ਨਰ ਫੇਰਿ ਨ ਦੇਰ ਧਰੈਗੇ ॥੯॥੨੮॥

ਪਦ ਅਰਥ : ਮਾਨਵ—ਮਨੁੱਖ । ਇੰਦ੍ਰ—ਗਾਜਾ । ਮਾਨਵ ਇੰਦ੍ਰ—ਮਨੁੱਖਾਂ
ਦੇ ਰਾਜੇ । ਗਜਿੰਦ੍ਰ—ਗਜ਼+ਇੰਦ੍ਰ, ਹਾਬੀਆਂ ਦੇ ਰਾਜੇ, ਵੱਡੇ ਵੱਡੇ ਹਾਬੀ ।
ਨਰਾਧਿਪ—(ਨਰ+ਅਧਿਪ) ਮਨੁੱਖਾਂ ਦੇ ਭਾਖੇ, ਭਾਜੇ । ਤ੍ਰਿਲੋਕ ਕੋ ਭਾਜੁ—ਤਿੰਨਾਂ
ਲੋਕਾਂ (ਪਰੜ, ਅਕਾਸ਼, ਪਾਤਾਲ) ਦਾ ਰਾਜ, ਸਾਰੀ ਸਿਸ਼ਟੀ ਦਾ ਰਾਜ ।
ਕਰੈਗੇ—ਭਾਵ, ਕਰਦੇ ਹਨ । ਜੈਨ—ਜੈ ।

ਕੋਟਿ ਇਸਨਾਨ—ਕਰੋੜਾਂ (ਤੀਰਥਾਂ ਦੇ) ਇਸਨਾਨ । ਗਜਾਦਿਕ—ਹਾਬੀ
ਆਦਿਕ । ਸੁਆਂਬਰ—(ਸੁਯੰ+ਵਰ) ਆਪਣਾ ਵਰ ਆਪ ਢੁੰਡਣ ਲਈ ਰਸਮ ।
ਸਾਜਿ—ਸਾਜ ਕੇ, ਰਚ ਕੇ । ਬਰੈਗੇ—ਭਾਵ, ਵਰਦੇ ਹਨ, ਵਿਆਹ ਕਰਦੇ ਹਨ ।
ਮਹੇਸੁਰ—ਸ਼ਿਵ । ਸਚੀ ਪਤਿ—ਸਚੀ ਦਾ ਖਸਮ, ਇੰਦਰ ('ਸਚੀ' ਇੰਦਰ ਦੇਵਤੇ
ਦੀ ਵਹੁਟੀ ਦਾ ਨਾਂ ਹੈ) । ਅੰਤਿ—ਆਖਰ ਨੂੰ । ਜਮਣਾਸ—ਮੌਤ ਦੀ ਫਾਹੀ, ਮੌਤ
ਦੇ ਵੱਸ । ਜੇ ਨਰ—ਜੋ ਮਨੁੱਖ । ਸ੍ਰੀ ਪਤਿ—ਸ੍ਰੀ ਦਾ ਪਤੀ, ਲੱਭਮੀ ਦਾ ਖਸਮ,
ਪਰਮਾਤਮਾ । ਪ੍ਰਸਿ—ਛੁੰਹਦੇ ਹਨ । ਪਰਾ—ਪੈਰ । ਪ੍ਰਸਿ ਹੈ ਪਰਾ—ਪੈਰ ਪਰਾਦੇ
ਹਨ, ਚਰਨੀਂ ਲੱਗਦੇ ਹਨ । ਫੇਰਿ—ਮੁਲ ਕੇ । ਦੇਹ ਨ ਧਰੈਗੇ—ਸਰੀਰ ਪਾਰਨ
ਨਹੀਂ ਕਰਦੇ, ਜਨਮ ਮਰਨ ਦੇ ਗੋੜ ਵਿਚ ਨਹੀਂ ਪੈਂਦੇ ।

ਅਰਥ : ਜੈ ਮਨੁੱਖ ਵੱਡੇ ਵੱਡੇ ਹਾਬੀਆਂ ਦੇ ਮਾਲਕ ਹੋ ਕੇ ਚਕੂਵਰਤੀ

ਰਾਜੇ ਬਣਦੇ ਹਨ ਤੇ ਸਾਰੀ ਸਿਸ਼ਟੀ ਦਾ ਭੀ ਰਾਜ ਕਰਦੇ ਹਨ;

ਜੋ ਮਨੁੱਖ ਕਰੋੜਾਂ ਤੀਰਥਾਂ ਤੇ (ਭੀ) ਇਸ਼ਨਾਨ ਕਰ ਕੇ ਹਾਥੀ ਆਦਿਕ
ਦਾਨ ਕਰਦੇ ਹਨ, ਤੇ ਕਈ ਸੁਆਂਬਰ ਰਚਾ ਕੇ ਵਿਆਹ ਕਰਦੇ ਹਨ;

(ਇਹ ਸਾਰੇ ਵੱਡੇ ਵੱਡੇ ਲੋਕ ਤਾਂ ਕਿਤੇ ਰਹੇ) ਬ੍ਰਹਮਾ, ਸ਼ਿਵ, ਵਿਸ਼ਨੂੰ
ਤੇ ਇੰਦਰ (ਵਰਗੇ ਭੀ) ਆਖਰ ਮੌਤ ਦੇ ਵੱਸ ਪੈਂਦੇ ਹਨ;

(ਸਿਰਫ) ਉਹ ਮਨੁੱਖ ਮੁੜ ਕੇ ਜਨਮ ਮਰਨ ਦੇ ਗੋੜ ਵਿਚ ਨਹੀਂ ਪੈਂਦੇ,
ਜੋ ਪਰਮਾਤਮਾ ਦੀ ਚਰਨੀਂ ਲੱਗਦੇ ਹਨ (ਭਾਵ, ਪ੍ਰਭੂ ਦੀ ਬੰਦਰੀ ਕਰਦੇ
ਹਨ) ॥੯॥੨੯॥

ਕਹਾ ਭਯੋ ਜੋ ਦੋਊ ਲੋਚਨ ਮੂੰਦਿ ਕੈ
ਬੈਠ ਰਹਿਓ ਬਕ ਧਿਆਨੁ ਲਗਾਇਓ ॥
ਨਾਤ ਫਿਰਿਓ ਲੀਏ ਸਾਤ ਸਮੁੰਦ੍ਰਨ
ਲੋਕ ਗਾਇਓ ਪਰਲੋਕ ਗਵਾਇਓ ॥
ਬਾਸ ਕੀਓ ਬਿਖਿਆਨ ਸੋ ਬੈਠਿ ਕੈ
ਐਸੇ ਹੀ ਐਸੇ ਸੋ ਬੈਸ ਬਿਤਾਇਓ ॥
ਸਾਚੁ ਕਹਉ ਸੁਨਿ ਲੇਹੁ ਸਭੈ
ਜਿਨਿ ਪ੍ਰਮੁ ਕੀਓ ਤਿਨ ਹੀ ਪ੍ਰਭੂ ਪਾਇਓ ॥੯॥੨੯॥

ਪਦ ਅਰਥ : ਕਹਾ ਭਯੋ—ਕੀ ਹੋਇਆ ? ਭਾਵ, ਇਸ ਗੱਲ ਦਾ ਕੋਈ
ਲਾਭ ਨਹੀਂ। ਜੋ—ਜੇ। ਲੋਚਨ—ਅੱਖਾਂ। ਮੂੰਦਿ ਕੈ—ਮੀਟ ਕੇ। ਬਕ ਧਿਆਨ—
ਬਗਲੇ ਵਾਲੀ ਸਮਾਣੀ। ਫਿਰਿਓ—ਫਿਰਿਆ। ਲੀਏ—ਤਕ। ਬਾਸ—ਨਿਵਾਸ।
ਕੀਓ—ਕੀਤਾ। ਬਿਖਿਆਨ ਸੋ—ਬਿਖਿਆਨ ਸਿਉਂ, ਵਿਸ਼ਿਆਂ ਨਾਲ। ਐਸੇ
ਹੀ ਐਸੇ—ਐਵੇਂ ਹੀ, ਵਿਅਰਥ ਹੀ। ਬੈਸ—(ਵਯਸ), ਉਮਰ। ਕਹਉ—ਮੈਂ
ਆਖਦਾ ਹਾਂ। ਸਭੈ—ਸਾਰੇ ਜਣੋ। ਜਿਨਿ—ਜਿਸ ਮਨੁੱਖ ਨੇ। ਸਾਚੁ ਕਹਉ—ਮੈਂ
ਸੌਚ ਕਹਿੰਦਾ ਹਾਂ, ਅਸਲ ਗੱਲ ਇਹ ਹੈ। ਬੈਠਿ ਕੈ—ਬਹਿ ਕੇ, ਹੋਰ ਸਭ ਕੁਝ
ਛੱਡ ਛਡਾ ਕੇ।

ਅਰਥ : (ਜੇ ਕੋਈ ਮਨੁੱਖ) ਦੋਵੇਂ ਅੱਖਾਂ ਮੀਟ ਕੇ ਬੈਠਾ ਰਿਹਾ ਤੇ (ਉਸ

ਨ) ਬਗਲੇ ਵਾਲੀ ਸਮਾਂਪੀ ਲਾਈ ਰੱਖੀ, ਇਸ ਦਾ ਕੋਈ ਲਾਭ ਨਹੀਂ ਹੋ ਸਕਦਾ। ਜੇ (ਕੋਈ ਮਨੁੱਖ) ਸੱਤਾਂ ਸਮੁੰਦਰਾਂ ਤਕ (ਸਾਰੇ ਤੀਰਬਾਂ 'ਤੇ) ਇਸ਼ਨਾਨ ਕਰਦਾ ਫਿਰਿਆ ਤਾਂ ਉਸ ਨੇ ਇਹ ਲੋਕ (ਭਾਵ, ਮੌਜੂਦਾ ਜੀਵਨ ਦਾ ਸੁਖ) ਭੀ ਗਵਾ ਲਿਆ ਤੇ ਪਰਲੋਕ ਭੀ ਗਵਾਇਆ (ਕਿਉਂਕਿ ਪ੍ਰਭੂ ਦਾ ਸਿਮਰਨ ਨਾ ਕੀਤਾ)।

ਪਰ ਜਿਸ ਮਨੁੱਖ ਨੇ (ਸਮਾਂਪੀ ਤੇ ਤੀਰਬ-ਇਸ਼ਨਾਨ ਆਦਿਕ ਕਰਮ ਛੱਡ ਕੇ) ਵਿਕਾਰਾਂ ਨਾਲ ਹੀ ਨਿੱਠ ਕੇ ਸੰਗ ਕੀਤਾ, ਉਸ ਨੇ ਭੀ (ਸਾਰੀ) ਉਮਰ ਵਿਅਰਥ ਹੀ ਗਵਾ ਲਈ।

(ਹੋ ਭਾਈ !) ਸਾਰੇ (ਧਿਆਨ ਨਾਲ) ਸੁਣ ਲਓ, ਅਸਲ ਗੱਲ ਇਹ ਹੈ (ਕਿ ਨਾ ਤਾਂ ਬਗਲ-ਸਮਾਂਪੀਆਂ ਤੇ ਤੀਰਬ-ਇਸ਼ਨਾਨਾਂ ਨਾਲ ਰੱਬ ਮਿਲਦਾ ਹੈ ਤੇ ਨਾ ਹੀ ਵਿਸ਼ੇ-ਵਿਕਾਰਾਂ ਵਿਚ ਪਏ ਰਹਿਣਾ ਜੀਵਨ-ਮਨੋਰਥ ਹੈ)। ਉਸੇ ਮਨੁੱਖ ਨੇ ਪਰਮਾਤਮਾ ਨੂੰ ਲੱਭਾ ਹੈ ਜਿਸ ਨੇ (ਖਾਲਕ ਤੇ ਖਲਕਤ ਨਾਲ) ਪਿਆਰ ਕੀਤਾ ਹੈ ॥੯॥੨੯॥

ਕਾਹੂ ਲੈ ਪਾਹਨੁ ਪੂਜਿ ਧਰੂ ਸਿਰਿ
 ਕਾਹੂ ਲੈ ਲਿੰਗੁ ਗਰੇ ਲਟਕਾਇਓ ॥
 ਕਾਹੂ ਲਖਿਓ ਹਰਿ ਅਵਾਚੀ ਦਿਸਾ ਮਹਿ
 ਕਾਹੂ ਪਛਾਹ ਕੈ ਸੀਸ ਨਿਵਾਇਓ ॥
 ਕੋਊ ਬੁਤਾਨ ਕੈ ਪੂਜਤ ਹੈ ਪਸੁ
 ਕੋਊ ਮਿਤਾਨ ਕਉ ਪੂਜਨ ਧਾਇਓ ॥
 ਕੁਰ ਕ੍ਰਿਆ ਉਰਝਿਓ ਸਭ ਹੀ ਜਗੁ
 ਸ੍ਰੀ ਭਗਵਾਨ ਕੈ ਭੇਦੁ ਨ ਪਾਇਓ ॥੧੦॥੩੦॥

ਪਦ ਅਰਥ : ਕਾਹੂ—ਕਿਸੇ (ਮਨੁੱਖ) ਨੇ। ਪਾਹਨੁ—ਪੱਥਰ। ਪੂਜਿ—ਪੂਜ ਕੇ। ਸਿਰਿ—ਸਿਰ ਉਤੇ। ਗਰੇ—ਗਲ ਵਿਚ। ਲਖਿਓ—ਲਖਿਆ, ਵੇਖਿਆ, ਸਮਝਿਆ। ਅਵਾਚੀ—ਦੱਖਣ। ਦਿਸਾ—ਪਾਸਾ, ਤਰਫ। ਪਛਾਹ ਕੈ—ਪੱਛਮ ਵਲ। ਨੋਟ : ਟੀਕਾਕਾਰ 'ਪਛਾਹ' ਲਫਜ਼ ਦੇ ਟਾਕਰੇ ਤੇ ਲਫਜ਼ 'ਅਵਾਚੀ' ਦਾ ਅਰਥ 'ਚੜ੍ਹਦਾ', ਸੂਰਜ ਚੜ੍ਹਨ ਵਾਲਾ ਪਾਸਾ ਕਰਦੇ ਹਨ; ਇਹ ਗਲਤ

ਹੈ। ਚੁੰਗਾਂ ਪਾਸਿਆਂ ਵਾਸਤੇ ਸੰਸਕ੍ਰਿਤ ਵਿਚ ਹੇਠ-ਲਿਖੇ ਲਫਜ਼ ਹਨ :

ਊਦੀਚੀ—ਪਹਾੜ ਪਾਸਾ। ਅਵਾਚੀ—ਦੱਖਣ ਪਾਸਾ।

ਪਾਚੀ—ਚੜ੍ਹਦਾ ਪਾਸਾ। ਪ੍ਰਤੀਚੀ—ਲਹਿੰਦਾ ਪਾਸਾ।

ਅਵਾਚੀ ਦਿਸਾ—ਦੱਖਣ ਪਾਸਾ, ਜਿਥਰ ਦੁਆਰਕਾ ਮੰਦਰ ਹੈ (ਕਿਸ਼ਨ ਜੀ ਦਾ ਨਿਵਾਸ-ਬਾਂ)। ਪਸੂ—ਪਸੂ, ਮੂਰਖ। ਮ੍ਰਿਤ—ਮੁਰਦਾ (ਭਾਵ, ਕਬਰ, ਜਿਥੇ ਮੁਰਦਾ ਦੱਬਿਆ ਪਿਆ ਹੈ)। ਕੂਰ—ਕੂੜ, ਝੂਠੀ। ਕ੍ਰਿਆ—ਕੰਮ, ਰਸਮ। ਉਗਿੱਓ—ਰੁੱਝਾ ਹੋਇਆ ਹੈ। ਸ੍ਰੀ ਭਗਵਾਨ—ਪਰਮਾਤਮਾ।

ਅਰਥ : ਕਿਸੇ ਮਨੁੱਖ ਨੇ ਪੱਥਰ (ਭਾਵ, ਸਾਲਗਰਾਮ) ਲੈ ਕੇ ਪੂਜਾ ਕਰ ਕੇ ਉਸਨੂੰ ਸਿਰ 'ਤੇ ਰਖਿਆ ਹੈ (ਭਾਵ, ਸਾਲਗਰਾਮ ਨੂੰ ਸਿਰ ਨਿਵਾਇਆ ਹੈ, ਮੱਥਾ ਟੇਕਿਆ ਹੈ), ਕਿਸੇ ਨੇ ਸ਼ਿਵ-ਲਿੰਗ ਲੈ ਕੇ ਗਲ ਵਿਚ ਲਟਕਾਇਆ ਹੋਇਆ ਹੈ (ਭਾਵ, ਪੂਜਾ ਲਈ ਪੱਲੇ ਬੰਨ੍ਹੀ ਫਿਰਦਾ ਹੈ)।

ਕਿਸੇ ਮਨੁੱਖ ਨੇ ਪਰਮਾਤਮਾ ਨੂੰ ਦੱਖਣ ਪਾਸੇ (ਦੁਆਰਕਾ ਵਿਚ) ਹੀ (ਵੱਸਦਾ) ਸਮਝਿਆ ਹੈ, ਕਿਸੇ ਨੇ (ਪੱਛਮ ਪਾਸੇ ਨਿਰਾ ਕਾਅਬੇ ਨੂੰ ਝੁਦਾ ਦਾ ਘਰ ਸਮਝ ਕੇ) ਪੱਛਮ ਪਾਸੇ ਵਲ ਸਿਰ ਝੁਕਾਇਆ ਹੈ।

ਕੋਈ ਮੂਰਖ ਬੁੱਤਾਂ ਨੂੰ (ਰੱਬ ਸਮਝ ਕੇ) ਪੂਜ ਰਿਹਾ ਹੈ ਤੇ ਕੋਈ ਕਬਰਾਂ ਨੂੰ ਪੁਜਣ ਲਈ ਦੌੜਿਆ ਫਿਰਦਾ ਹੈ।

(ਇਸ ਤਰ੍ਹਾਂ) ਸਾਰਾ ਹੀ ਜਗਤ ਕੂੜੀਆਂ ਰਸਮਾਂ ਵਿਚ ਰੁੱਝਾ ਪਿਆ ਹੈ, ਤੇ ਪਰਮਾਤਮਾ ਦਾ ਭੇਤ (ਇਹਨਾਂ ਵਿਚੋਂ) ਕਿਸੇ ਨੇ ਨਹੀਂ ਪਾਇਆ ॥੧੦॥੩੦॥

੧੭ ਵਾਹਿਗੁਰੂ ਜੀ ਕੀ ਡਤਹ ॥

ਸ੍ਰੀ ਮੁਖਵਾਕ ਪਾਤਿਸ਼ਾਹੀ ੧੦ ॥

ਵ ਪ੍ਰਸਾਦਿ ॥

ਪਦ ਅਰਥ : ਤੁ—ਤਵ, ਤੇਰੀ। ਪ੍ਰਸਾਦਿ—ਪ੍ਰਸਾਦ ਦੁਆਰਾ, ਕਿਰਪਾ
ਨਾਲ ।

ਅਰਥ : (ਹੇ ਪ੍ਰਭੂ !) ਤੇਰੀ ਕਿਰਪਾ ਨਾਲ (ਮੈਂ ਇਹ ਬਾਣੀ
ਉਚਾਰਦਾ ਹਾਂ)।

ਚੌਪਈ ॥

ਚੌਪਈ—ਚੌ+ਪਈ, ਚਾਰ ਪਦਾਂ ਵਾਲੀ, ਚਾਰ ਤੁਕਾਂ ਵਾਲੀ, ਉਹ ਬਾਣੀ
ਜਿਸ ਦੇ ਹਰੇਕ ਬੰਦ ਵਿਚ ਚਾਰ ਤੁਕਾਂ ਹਨ।

ਪ੍ਰਣਵੈ ਆਦਿ ਏਕੰਕਾਰਾ ॥

ਜਲਿ ਬਲਿ ਮਹੀਅਲਿ ਕੀਓ ਪਸਾਰਾ ॥

ਆਦਿ ਪੁਰਖੁ ਅਬਗਤੁ ਅਖਿਨਾਸੀ ॥

ਲੋਕ ਚਤੁਰਦਸ ਜੋਤਿ ਪ੍ਰਕਾਸੀ ॥੧॥

ਪਦ ਅਰਥ : ਪ੍ਰਣਵੈ—ਪ੍ਰਣਵਉ, ਮੈਂ ਪ੍ਰਨਾਮ ਕਰਦਾ ਹਾਂ, ਮੈਂ ਨਿਉਂਦਾ
ਹਾਂ, ਮੈਂ ਸਿਰ ਨਿਵਾਂਦਾ ਹਾਂ। ਆਦਿ—ਮੁੱਦ, ਮੂਲ, ਸ਼ੁਰੂ, ਜੋ ਸਾਰੀ ਸਿਸ਼ਟੀ ਦਾ
ਮੂਲ ਹੈ, ਜਿਸ ਤੋਂ ਸਾਰੀ ਸਿਸ਼ਟੀ ਬਣੀ ਹੈ। ਏਕੰਕਾਰਾ—ਇਕ ਓਅੰਕਾਰ, ਇਕ
ਪਰਮਾਤਮਾ ਜੋ ਇਕ-ਰਸ ਵਿਆਪਕ ਹੈ। ਬਲਿ—ਧਰਤੀ ਦੇ ਅੰਦਰ।
ਮਹੀਅਲਿ—ਮਹੀ ਤਲਿ, ਧਰਤੀ ਦੇ ਤਲੇ ਉਤੇ, ਧਰਤੀ ਦੇ ਉਪਰ (ਭਾਵ,)।
ਧਰਤੀ ਦੇ ਉਪਰਲੇ ਖੁਲ੍ਹੇ ਪੁਲਾੜ ਵਿਚ, ਆਕਾਸ਼ ਵਿਚ। ਪਸਾਰਾ—ਖਿਲਾਰਾ।
ਪੁਰਖ—(ਧੁਰ ਸ਼ੋਤੇ ਇਤਿ ਪੁਲਥ:) ਜੋ ਹਰੇਕ ਜੀਵ ਵਿਚ ਮੌਜੂਦ ਹੈ। ਅਬਗਤੁ—

(अव्यक्त) अस्तिष्ठत, जे इहनां अँखां नाल दिसदा नहीं। चतुरदस—चार ते दस, चौदां। चतुरदस लोक—चौदां भवनां विच, सैंत आकाशां ते सैंत पातालां विच, सारी सूप्रस्ती विच। पूर्वामी—चान्दण कीउा हैइआ है।

अरब : मैं उस दिक्क दिक्क-रस विआपक परमात्मा अगे मिर निहाउंदा हां जिस तें सारी सूप्रस्ती बटी है, जिस ने जल विच, परती दे अंदर ते परती दे उपर आकाश विच आपटा आप परगट कीउा हैइआ है। (मैं उस परमात्मा नुं नमस्कार करदा हां) जे सारी सूप्रस्ती दा भूल है, जे सब जीवां विच मैंजुद है, जे (इहनां अँखां नाल सानुं) दिसदा नहीं, जे कदे नास हैट वाला नहीं है, ते जिस ने चौदां ही भवनां विच आपटे नुर नाल चान्दण कीउा हैइआ है॥१॥

हमति कीट के बीच समाना ॥
राव रंक जिह दिक्क-सर जाना ॥
अद्वै अलधु पुरधु असिगामी ॥
सब घट घट के अंतरजामी ॥२॥

पट अरब : हमति—हाथी (नेट: लड्ज 'हमति' अते 'हमति' दा छरक सेते रेखणा। हमति—हैंष, सुंष्ट। हमति—हैंष वाला, सुंष्ट वाला, हाथी)। कीट—कीद्रा (संस्कृत दा अँधर 'ट' पूर्णकृत अते पंजाबी विच 'ङ' बण गिआ है; जिवें संस्कृत 'कट्ट' तें पंजाबी लड्ज 'नेंडे' है)। राव—अभीर, राजा। रंक—कंगाल। जिह—जिस परमात्मा ने। दिक्क-सर—दिक्के जिहे, बराबर। जाना—जाणिआ है, सांझ पाई है, पिआर कीउा है। अद्वै—अ+द्वै, अ+दूज; जिस वरगा कोई होर दूजा नहीं है। अलधु—अ+लध, जे लधिआ नहीं जा सकदा, जिस दे सारे ग्राण बिआन नहीं कीउे जा सकदे। असिगामी—[सं: अविगम—unseparated, unremoved] जे वैंख नहीं कीउा जा सकदा। अंतरजामी—[जा—या, जाणा, अपज्ञना] अंदर अपज्ञ जाण वाला। घट घट के—हरेक हिरदे दे।

ਅਰਥ : (ਮੈਂ ਉਸ ਪਰਮਾਤਮਾ ਅੱਗੇ ਸਿਰ ਨਿਵਾਉਂਦਾ ਹਾਂ) ਜੋ ਹਾਥੀ
(ਤੋਂ ਲੈ ਕੇ) ਕੀੜੇ (ਤਕ ਹਰੇਕ ਜੀਵ) ਵਿਚ ਸਮਾਇਆ ਹੋਇਆ ਹੈ, ਜਿਸ
ਨੇ ਗਰੀਬ ਤੇ ਅਮੀਰ ਹਰੇਕ ਨਾਲ ਇਕੋ ਜਿਹੀ ਸਾਡੀ ਪਾਣੀ ਹੋਈ ਹੈ, ਜਿਸ
ਵਰਗਾ ਕੋਈ ਹੋਰ ਦੂਜਾ ਨਹੀਂ ਹੈ, ਜਿਸ ਦੇ ਸਾਰੇ ਗੁਣ ਬਿਆਨ ਨਹੀਂ ਕੀਤੇ
ਜਾ ਸਕਦੇ; ਜੋ ਸਭ ਜੀਵਾਂ ਵਿਚ ਮੌਜੂਦ ਹੈ, ਜਿਸ ਨੂੰ (ਜੀਵਾਂ ਤੋਂ) ਵੱਖ ਨਹੀਂ
ਕੀਤਾ ਜਾ ਸਕਦਾ, ਅਤੇ ਜੋ ਸਭ ਜੀਵਾਂ ਦੇ ਹਿਰਦਿਆਂ ਦੇ ਅੰਦਰ ਤਕ ਪਹੁੰਚ
ਵਾਲਾ ਹੈ ॥੨॥

ਅਲਖ-ਤ੍ਰੂਪ ਅਛੈ ਅਨ-ਭੇਖਾ ॥
ਰਾਗ ਰੰਗਾ ਜਿਹ ਤ੍ਰੂਪ ਨ ਰੇਖਾ ॥
ਬਰਨ ਚਿਹਨ ਸਭ ਹੁੰ ਤੇ ਨਿਆਰਾ ॥
ਆਦਿ ਪੁਰਖ ਆਵੈ ਅਬਿਕਾਰਾ ॥੩॥

ਪਦ ਅਰਥ : ਅਲਖ—ਬਿਆਲ ਤੋਂ ਪਰੇ। ਅਲਖ ਤ੍ਰੂਪ—ਜਿਸ ਦਾ ਸਰੂਪ
ਪੂਰੀ ਤਰ੍ਹਾਂ ਬਿਆਨ ਨਹੀਂ ਕੀਤਾ ਜਾ ਸਕਦਾ। ਅਛੈ—ਅ+ਛੈ, ਅ-ਖਯਯ,
ਨਾਸ-ਰਹਿਤ, ਜੋ ਨਾਸ ਨਹੀਂ ਹੋ ਸਕਦਾ। ਭੇਖ—ਪਾਰਮਿਕ ਲਿਬਾਸ। ਅਨ-
ਭੇਖਾ—ਜਿਸ ਦਾ ਕੋਈ ਖਾਸ ਧਾਰਮਿਕ ਲਿਬਾਸ ਨਹੀਂ ਹੈ। ਜਿਹ—ਜਿਸ ਦਾ,
ਜਿਸ ਨੂੰ। ਰਾਗ ਰੰਗਾ—ਮੇਹ ਦੀ ਰੰਗਾਣ। ਰੇਖਾ—ਲਕੀਰਾਂ, ਚਿਹਨ, ਨਿਸ਼ਾਨ।
ਤ੍ਰੂਪ ਰੇਖਾ—ਸਰੂਪ ਦੇ ਖਾਸ ਚਿਹਨ, ਸਰੂਪ ਦਾ ਖਾਸ ਹੁਲੀਆ। ਬਰਨ—ਰੰਗ,
ਬ੍ਰਾਹਮਣ, ਖੱਡੀ ਆਦਿਕ ਜਾਤੀ। ਨਿਆਰਾ—ਨਿਰਾਲਾ, ਵੱਖਰਾ। ਅਬਿਕਾਰਾ—
ਅ-ਬਿਕਾਰ, (ਬਿਕਾਰ—ਤਬਦੀਲੀ) changeless, ਜਿਸ ਵਿਚ ਕੋਈ
ਤਬਦੀਲੀ ਨਹੀਂ ਆਉਂਦੀ, ਜਿਸ ਦੇ ਸੁਭਾਵ ਵਿਚ ਕੋਈ ਝਰਕ ਨਹੀਂ ਪੈਂਦਾ।

ਅਰਥ : (ਮੈਂ ਉਸ ਪਰਮਾਤਮਾ ਅੱਗੇ ਆਪਣਾ ਸਿਰ ਨਿਵਾਉਂਦਾ ਹਾਂ)
ਜਿਸ ਦਾ ਸਹੀ ਸਰੂਪ ਪੂਰੀ ਤਰ੍ਹਾਂ ਬਿਆਨ ਨਹੀਂ ਕੀਤਾ ਜਾ ਸਕਦਾ, ਜੋ ਕਦੇ
ਨਾਸ ਨਹੀਂ ਹੁੰਦਾ, ਜੋ ਕਿਸੇ ਖਾਸ ਧਾਰਮਿਕ ਲਿਬਾਸ ਉੱਤੇ ਨਹੀਂ ਗੈਝਦਾ, ਜਿਸ
ਨੂੰ ਮੇਹ ਦੀ ਰੰਗਾਣ ਨਹੀਂ ਹੈ, ਅਤੇ ਜਿਸ ਦੇ ਸਰੂਪ ਦਾ ਕੋਈ ਖਾਸ ਹੁਲੀਆ
ਦੱਸਿਆ ਨਹੀਂ ਜਾ ਸਕਦਾ।

(ਮੈਂ ਉਸ ਪੜ੍ਹੀ ਨੂੰ ਨਮਸਕਾਰ ਕਰਦਾ ਹਾਂ) ਜੋ ਬ੍ਰਾਹਮਣ, ਖੱਡੀ ਆਦਿਕ
ਜਾਤੀਆਂ ਦੇ ਚਿਹਨਾਂ ਤੋਂ ਨਿਰਾਲਾ ਹੈ, ਜੋ ਸਾਰੀ ਹੀ ਸ੍ਰਿਸ਼ਟੀ ਦਾ ਬਣਾਉਣ

ਵਾਲਾ ਹੈ, ਜੋ ਸਭ ਜੀਵਾਂ ਵਿਚ ਮੌਜੂਦ ਹੈ, ਜਿਸ ਵਰਗਾ ਕੋਈ ਹੋਰ ਦੂਜਾ ਨਹੀਂ ਹੈ, ਅਤੇ ਜਿਸ ਦੇ ਸੁਭਾਵ ਵਿਚ ਕਦੇ ਕੋਈ ਫਰਕ ਨਹੀਂ ਪੈਂਦਾ ॥੩॥

ਬਰਨ ਚਿਹਨ ਜਿਹ ਜਾਤਿ ਨ ਪਾਤਾ ॥
 ਸ਼ੱਤ੍ਰੁ ਮਿੱਤ੍ਰ ਜਿਹ ਤਾਤ ਨ ਮਾਤਾ ॥
 ਸਭ ਤੇ ਦੂਰਿ, ਸਭਨ ਤੇ ਨੇਰਾ ॥
 ਜਲਿ ਬਲਿ ਮਹੀਅਲਿ ਜਾਹਿ ਬਸੇਰਾ ॥੪॥

ਪਦ ਅਰਥ : ਚਿਹਨ—ਨਿਸ਼ਾਨ। ਜਿਹ—ਜਿਸ ਦਾ। ਪਾਤਾ—ਪਾਤਿ, ਕੁਲ। ਸ਼ੱਤ੍ਰੁ—ਵੈਗੀ। ਤਾਤ—ਪਿਤਾ। ਜਾਹਿ—ਜਿਸ (ਪਰਮਾਤਮਾ) ਦਾ। ਬਸੇਰਾ—ਵਾਸ, ਟਿਕਾਣਾ। ਮਹੀਅਲਿ—ਮਹੀ ਤਲਿ, (ਮਹੀ—ਧਰਤੀ) ਧਰਤੀ ਦੇ ਤਲੇ ਉਤੇ, ਧਰਤੀ ਦੇ ਉਪਰ ਆਕਾਸ਼ ਵਿਚ।

ਅਰਥ : (ਮੈਂ ਉਸ ਪਰਮਾਤਮਾ ਅੱਗੇ ਆਪਣਾ ਸਿਰ ਨਿਵਾਉਂਦਾ ਹਾਂ) ਜਿਸ ਦਾ ਬਾਹਮਣ, ਖੱਡੀ ਆਦਿਕ ਕਿਸੇ ਵਰਣ ਦਾ ਕੋਈ ਚਿਹਨ ਨਹੀਂ ਹੈ; ਜਿਸ ਦਾ ਕੋਈ ਵੈਗੀ ਨਹੀਂ, ਕੋਈ ਮਿੱਤਰ ਨਹੀਂ; ਜਿਸ ਦੀ ਕੋਈ ਮਾਂ ਨਹੀਂ, ਜਿਸ ਦਾ ਕੋਈ ਪਿਛ੍ਹੀ ਨਹੀਂ।

(ਮੈਂ ਉਸ ਪ੍ਰਭੂ ਨੂੰ ਨਮਸਕਾਰ ਕਰਦਾ ਹਾਂ) ਜੋ ਸਭ ਜੀਵਾਂ ਤੋਂ ਦੂਰਾ(ਵੱਖਰਾ ਭੀ) ਹੈ ਤੇ ਜੋ ਸਭ ਜੀਵਾਂ ਦੇ ਨੇੜੇ (ਅੰਗ ਸੰਗ ਭੀ) ਰਹਿੰਦਾ ਹੈ, ਜਿਸ ਦਾ ਨਿਵਾਸ ਜਲ ਵਿਚ ਹੈ, ਧਰਤੀ ਦੇ ਅੰਦਰ ਹੈ ਤੇ ਧਰਤੀ ਦੇ ਉਪਰ ਆਕਾਸ਼ ਵਿਚ ਭੀ ਹੈ ॥੪॥

ਅਨਹਦ-ਕੁਪੁ ਅਨਾਹਦ-ਬਾਨੀ ॥
 ਚਰਨ ਸਰਨ ਜਿਹ ਬਸਤ ਭਵਾਨੀ ॥
 ਬ੍ਰਹਮਾ ਬਿਸਨ ਅੰਤ ਨਹੀਂ ਪਾਇਓ ॥
 ਨੇਤਿ ਨੇਤਿ ਮੁਖਚਾਰ ਬਤਾਇਓ ॥੫॥

ਪਦ ਅਰਥ : ਅਨਹਦ—(all-pervading) ਸਰਬ-ਵਿਆਪਕ, ਇਕ-ਰਸ। ਅਨਹਦ-ਕੁਪੁ—ਉਹ ਪ੍ਰਭੂ ਜਿਸ ਦਾ ਸ਼ੁਰੂਪ ਹਰ ਥਾਂ ਇਕ-ਰਸ ਹੈ, ਜਿਸ ਦੀ ਹਸਤੀ ਸਰਬ-ਵਿਆਪਕ ਹੈ। ਬਾਨੀ—ਜੀਵਨ ਰੌਂ। ਅਨਾਹਦ-

ਬਾਨੀ— ਉਹ ਪਰਮਾਤਮਾ ਜਿਸ ਦੀ ਜੀਵਨ-ਰੈਂਹ ਹਰ ਥਾਂ ਇਕ-ਰਸ ਮੌਜੂਦ ਹੈ। ਜਿਹ ਚਰਨ ਸਰਨ—ਜਿਸ ਦੇ ਚਰਨਾਂ ਦੀ ਓਟਿ ਵਿਚ। ਭਵਾਨੀ—ਦੇਵੀ, ਦੁਰਗਾ। ਨੇਤਿ—ਨ-ਇਤਿ, ਇਹੋ ਜਿਹਾ ਨਹੀਂ। ਨੇਤਿ ਨੇਤਿ—ਇਹੋ ਜਿਹਾ ਨਹੀਂ, ਇਹੋ ਜਿਹਾ ਨਹੀਂ (ਭਾਵ,) ਜਗਤ ਵਿਚ ਕੋਈ ਭੀ ਉਸ ਪਰਮਾਤਮਾ ਜਿਹਾ ਨਹੀਂ ਹੈ। ਮੁਖ ਚਾਰ—ਚਾਰ ਮੁਖਾਂ ਵਾਲੇ ਨੇ, ਬ੍ਰਹਮਾ ਨੇ। ਬਤਾਇਓ—ਦੱਸਿਆ, ਆਖਿਆ।

ਅਰਥ : (ਮੈਂ ਉਸ ਪਰਮਾਤਮਾ ਅਲੋਚਨਾ ਸਿਰ ਨਿਵਾਉਂਦਾ ਹਾਂ) ਜਿਸ ਦੀ ਹਸਤੀ (ਸਾਰੇ ਹੀ ਜਗਤ ਵਿਚ) ਸਰਬ-ਵਿਆਪਕ ਹੈ, ਜਿਸ ਦੀ ਜੀਵਨ-ਰੈਂਹ ਹਰ ਥਾਂ ਇਕ-ਰਸ ਮੌਜੂਦ ਹੈ; ਦੁਰਗਾ ਭੀ ਜਿਸ ਦੇ ਚਰਨਾਂ ਦਾ ਆਸਰਾ ਲੈ ਰਹੀ ਹੈ।

(ਮੈਂ ਉਸ ਪ੍ਰਭੂ ਨੂੰ ਨਮਸਕਾਰ ਕਰਦਾ ਹਾਂ) ਬ੍ਰਹਮਾ ਅਤੇ ਵਿਸ਼ਨੂੰ ਭੀ ਜਿਸ ਦੇ (ਗੁਣਾਂ) ਦਾ ਅੰਤ ਨਹੀਂ ਪਾ ਸਕੇ, ਜਿਸ ਤੀਂ ਬਾਬੜ ਬ੍ਰਹਮਾ ਨੇ ਆਖਿਆ ਹੈ ਕਿ ਉਸ ਵਰਗਾ ਹੋਰ ਕੋਈ ਨਹੀਂ ਹੈ, ਉਸ ਜਿਹਾ ਹੋਰ ਕੋਈ ਨਹੀਂ ਹੈ ॥੫॥

ਕੋਟਿ ਇੰਦ੍ਰ ਉਪਇੰਦ੍ਰ ਬਨਾਏ ॥
 ਬ੍ਰਹਮਾ ਤੁੱਦ੍ਰ ਉਪਾਇ ਖਪਾਇ ॥
 ਲੋਕ ਚਲੁਢਦਸ ਖੇਲੁ ਰਚਾਇਓ ॥
 ਬਹੁਰਿ ਆਪ ਹੀ ਬੀਚ ਮਿਲਾਇਓ ॥੯॥

ਪਦ ਅਰਥ : ਕੋਟਿ—ਕਰੋੜ। ਉਪਇੰਦ੍ਰ—ਵਿਸ਼ਨੂੰ ਦਾ ਪੰਜਵਾਂ ਅਵਤਾਰ, ਜਿਸ ਨੂੰ ਵਾਮਨ-ਅਵਤਾਰ ਆਖਦੇ ਹਨ, ਇਹ ਇੰਦ੍ਰ ਦਾ ਛੋਟਾ ਭਰਾ ਸੀ। ਤੁੱਦ੍ਰ—ਸ਼ਿਵ। ਉਪਾਇ—ਪੈਦਾ ਕਰ ਕੇ। ਖੇਲੁ—ਤਮਾਸਾ। ਬਹੁਰਿ—ਮੁੜ। ਆਪ ਹੀ ਬੀਚ—ਆਪਣੇ ਵਿਚ ਹੀ।

ਅਰਥ : (ਮੈਂ ਉਸ ਪਰਮਾਤਮਾ ਅੱਗੇ ਸਿਰ ਨਿਵਾਉਂਦਾ ਹਾਂ) ਜਿਸ ਨੇ (ਇੱਕ ਨਹੀਂ) ਕਰੋੜਾਂ ਹੀ ਇੰਦ੍ਰ ਦੇਵਤੇ ਅਤੇ ਵਾਮਨ-ਅਵਤਾਰ ਪੈਦਾ ਕੀਤੇ ਹਨ, ਜੋ ਕਰੋੜਾਂ ਹੀ ਬ੍ਰਹਮਾ ਅਤੇ ਸ਼ਿਵ ਪੈਦਾ ਕਰ ਕੇ ਨਾਸ ਕਰ ਦੇਂਦਾ ਹੈ।

(ਮੈਂ ਉਸ ਪ੍ਰਭੂ ਨੂੰ ਨਮਸਕਾਰ ਕਰਦਾ ਹਾਂ) ਜਿਸ ਨੇ ਇਹ ਚੌਦਾਂ ਭਵਨਾਂ

ਦਾ ਤਮਾਸਾ ਬਣਾਇਆ ਹੋਇਆ ਹੈ, ਤੇ (ਜਦੋਂ ਉਹ ਚਾਹੁੰਦਾ ਹੈ ਇਸ ਨੂੰ) ਮੁੜ ਆਪਣੇ ਵਿਚ ਹੀ ਲੀਨ ਕਰ ਲੈਂਦਾ ਹੈ ॥੯॥

ਦਾਨਵ ਦੇਵ ਫ਼ਨਿੰਦ ਅਪਾਰਾ ॥
 ਗੰਧਬ ਜੱਡ ਰਚੇ ਸੁਭਚਾਰਾ ॥
 ਭੂਤ ਭਵਿਖ ਭਵਾਨ ਕਹਾਨੀ ॥
 ਘਟ ਘਟ ਕੇ ਪਟ ਪਟ ਕੀ ਜਾਨੀ ॥੧॥

ਪਟ ਅਰਥ : ਦਾਨਵ—ਦੈਤ, ਰਾਖਸ਼। ਫ਼ਨਿੰਦ—[ਫਣ—ਸੱਪ ਦੀ ਕਲਗੀ। ਫਣੀ—ਕਲਗੀ ਵਾਲਾ ਸੱਪ। ਫਣਿ—ਇੰਦ੍ਰ—ਕਲਗੀ ਵਾਲੇ ਸੱਪਾਂ ਦਾ ਰਾਜਾ, ਸੱਪਾਂ ਦਾ ਰਾਜਾ] ਸ਼ੇਸ਼ਨਾਗ। ਅਪਾਰ—ਅ-ਪਾਰ, ਜਿਸ ਦਾ ਪਾਰਲਾ ਬੰਨਾ ਨਾ-ਲੱਭ ਸਕੇ, ਜਿਸ ਦੀ ਗਿਣਤੀ ਦਾ ਅਖੀਰਲਾ ਅੰਕ ਨਾ ਮਿਲ ਸਕੇ, ਬੇਅੰਤ, ਅਨਗਿਣਤ। ਗੰਧਬ—ਗੰਧਰਬ, ਦੇਵਤਿਆਂ ਦੇ ਰਾਗੀ। ਜੱਡ—[ਯਥ, ਯਥਜ, ਜੱਖ] ਹੈਲੇ ਮੇਲ ਦੇ ਦੇਵਤਿਆਂ ਦੀ ਇਕ ਜਮਾਤ, ਜੋ ਧਨ ਦੇ ਦੇਵਤਾ ਕੁਬੇਰ ਦੇ ਸੇਵਕ ਮੰਨੇ ਜਾਂਦੇ ਹਨ ਅਤੇ ਜੋ ਕੁਬੇਰ ਦੇ ਮਜ਼ਾਨਿਆਂ ਤੇ ਬਾਗਾਂ ਦੀ ਰਾਖੀ ਕਰਦੇ ਹਨ। ਸੁਭਚਾਰਾ—ਸੁਭ-ਆਚਾਰਾ, ਪਵਿੰਦ੍ਰ ਆਚਰਨ ਵਾਲੇ। ਰਚੇ—ਪੈਦਾ ਕੀਤੇ। ਭੂਤ—ਬੀਤ ਚੁਕੇ ਸਮੇਂ ਦੀਆਂ। ਭਵਿਖ—ਆਉਣ ਵਾਲੇ ਸਮੇਂ ਦੀਆਂ। ਭਵਾਨ—ਹੁਣ ਬੀਤ ਰਹੇ ਸਮੇਂ ਦੀਆਂ। ਕੁਹਾਨੀ—ਘਟਨਾ, ਕਥਾ। ਪਟ—ਪੜਦਾ।

ਅਰਥ : (ਮੈਂ ਉਸ ਪਰਮਾਤਮਾ ਅੱਗੇ ਆਪਣਾ ਸਿਰ ਨਿਵਾਉਂਦਾ ਹਾਂ) ਜਿਸ ਨੇ ਅਨਗਿਣਤ ਰਾਖਸ਼, ਦੇਵਤੇ ਅਤੇ ਸ਼ੇਸ਼ਨਾਗ ਪੈਦਾ ਕੀਤੇ ਹਨ, ਜਿਸ ਨੇ ਅਨੇਕਾਂ ਹੀ ਗੰਧਰਬ, ਅਨੇਕਾਂ ਹੀ ਜੱਖ ਅਤੇ ਅਨੇਕਾਂ ਹੀ ਪਵਿੰਦ੍ਰ-ਆਤਮਾ ਜੀਵ ਰਚੇ ਹਨ।

(ਮੈਂ ਉਸ ਪ੍ਰਭੂ ਨੂੰ ਨਮਸਕਾਰ ਕਰਦਾ ਹਾਂ) ਜਿਸ ਨੇ ਪਿਛੇ ਬੀਤ ਚੁਕੇ ਸਮੇਂ ਦੀਆਂ ਕਹਾਣੀਆਂ ਚਲਾ ਦਿੱਤੀਆਂ ਹਨ, ਜੋ ਹੁਣ ਬੀਤ ਰਹੇ ਸਮੇਂ ਦੀਆਂ ਵਾਪਰ ਰਹੀਆਂ ਗੱਲਾਂ ਦੀਆਂ ਕਹਾਣੀਆਂ ਚਲਾ ਰਿਹਾ ਹੈ, ਜੋ ਆਉਣ ਵਾਲੇ ਸਮੇਂ ਦੀਆਂ ਵਾਰਾਂ ਚਲਾਣ ਵਾਲਾ ਹੈ; ਅਤੇ ਜੋ ਹਰੇਕ ਜੀਵ ਦੇ ਦਿਲ ਦੀ ਜਾਣਦਾ ਹੈ, ਜੋ ਹਰੇਕ ਦੇ ਅੰਦਰਲੇ ਪਰਦੇ ਦੀ ਜਾਣਦਾ ਹੈ ॥੧॥

ਭਾਵ, ਉਹ ਪ੍ਰਭੂ, ਇਕ ਸ਼ੇਸ਼ਨਾਗ ਨਹੀਂ, ਅਨੇਕਾਂ ਸ਼ੇਸ਼ਨਾਗ ਪੈਦਾ ਕਰਨ

ਵਾਲਾ ਹੈ। ਜੋ ਕੁਝ ਜਗਤ ਵਿਚ ਹੁਣ ਤਕ ਹੋਇਆ ਹੈ, ਹੁਣ ਹੋ ਰਿਹਾ ਹੈ; ਅਗਾਂਹ ਨੂੰ ਹੋਵੇਗਾ, ਇਹ ਸਭ ਕੁਝ ਪ੍ਰਭੂ ਦਾ ਹੀ ਕੀਤਾ ਕਰਾਇਆ ਹੋ ਰਿਹਾ ਹੈ।

ਤਾਤ ਮਾਤ ਜਿਹ ਜਾਤਿ ਨ ਪਾਤਾ॥
ਏਕ ਰੰਗ ਕਾਹੂ ਨਹੀ ਰਾਤਾ॥
ਸਰਬ ਜੋਤਿ ਕੇ ਬ੍ਰੀਚ ਸਮਾਨਾ॥
ਸਬਹੁੰ ਸਰਬ ਠੌਰ ਪਹਿਚਾਨਾ॥੯॥

ਪਦ ਅਰਥ : ਤਾਤ—ਪਿਉ। ਜਿਹ—ਜਿਸ ਪਰਮਾਤਮਾ ਦਾ। ਪਾਤ—ਕੁਲ। ਏਕ ਰੰਗ ਕਾਹੂ ਨਹੀ—ਕਿਸੇ ਇਕ ਜਾਤੀ ਜਾਂ ਕੁਲ ਦੇ ਪਿਆਰ ਵਿਚ ਨਹੀਂ। ਰਾਤਾ—ਰੱਤਾ ਹੋਇਆ, ਮਸਤ। ਜੋਤਿ—ਜੀਵ। ਸਭਹੁੰ—ਸਭਨਾਂ ਵਿਚ। ਸਰਬ ਠੌਰ—ਸਭ ਥਾਵਾਂ ਵਿਚ। ਪਹਿਚਾਨਾ—ਪਛਾਣਿਆ ਹੈ, ਮੈਂ ਪਛਾਣ ਲਿਆ ਹੈ, ਮੈਂ ਵੇਖ ਲਿਆ ਹੈ।

ਅਰਥ : (ਮੈਂ ਉਸ ਪਰਮਾਤਮਾ ਅੱਗੇ ਆਪਣਾ ਸਿਰ ਨਿਵਾਉਂਦਾ ਹਾਂ) ਜਿਸ ਦੀ ਕੋਈ ਮਾਂ ਨਹੀਂ, ਜਿਸ ਦਾ ਕੋਈ ਪਿਉ ਨਹੀਂ, ਜਿਸ ਦੀ ਕੋਈ ਖਾਸ ਜਾਤੀ ਨਹੀਂ, ਜਿਸ ਦੀ ਕੋਈ ਖਾਸ ਕੁਲ ਨਹੀਂ, ਜੋ ਕਿਸੇ ਇਕ ਜਾਤ ਜਾਂ ਕਿਸੇ ਇਕ ਕੁਲ ਦੇ ਪਿਆਰ ਵਿਚ ਨਹੀਂ ਹੈ।

(ਮੈਂ ਉਸ ਪ੍ਰਭੂ ਨੂੰ ਨਮਸਕਾਰ ਕਰਦਾ ਹਾਂ) ਜੋ ਸਭ ਜੀਵਾਂ ਵਿਚ ਮੌਜੂਦ ਹੈ, ਜਿਸ ਨੂੰ ਮੈਂ ਸਭਨਾਂ ਵਿਚ ਅੱਤੇ ਸਭ ਥਾਵਾਂ ਵਿਚ (ਵੱਸਦਾ) ਵੇਖਿਆ ਹੈ ॥੯॥

ਕਾਲ-ਰਹਿਤ ਅਨਕਾਲ-ਸਰੂਪਾ॥
ਅਲਖ ਪੁਰਖ ਅਬਿਗਾੜੁ ਅਵਧੁਤਾ॥
ਜਾਤਿ ਪਾਤਿ ਜਿਹ ਚਿਹਨ ਨ ਬਰਨਾ॥
ਅਬਿਗਾੜ-ਦੇਵ ਅੱਤੇ ਅਨ-ਭਰਮਾ॥੧੦॥

ਪਦ ਅਰਥ : ਕਾਲ—ਮੌਤ, ਸਮਾ। ਕਾਲ-ਰਹਿਤ—ਜਿਸ ਉਤੇ ਮੌਤ ਦਾ ਜ਼ੋਰ ਨਹੀਂ ਚਲ ਸਕਦਾ, ਜਿਸ ਉਤੇ ਸਮੇਂ ਦਾ ਅਸਰ ਨਹੀਂ ਪੈਂਦਾ (ਭਾਵ, ਜੋ ਬਿਰਧ ਹੋ ਕੇ ਮੌਤ ਦੇ ਵੱਸ ਨਹੀਂ ਪੈਂਦਾ)। ਅਨ-ਕਾਲ—ਕਾਲ-ਰਹਿਤ। ਸਰੂਪ—

ਮੁ+ਰੂਪ, ਆਪਣਾ ਰੂਪ, ਆਪਣਾ ਅਸਲਾ, ਆਪਣਾ ਵਜ੍ਹਦ। ਅਨਕਾਲ
 ਸਰੂਪ—ਜਿਸ ਦਾ ਆਪਣਾ ਵਜ੍ਹਦ ਮੌਤ-ਰਹਿਤ ਹੈ। ਅਲਖ—ਜਿਸ ਦੇ ਗੁਣ
 ਗਿਣੇ ਨਹੀਂ ਜਾ ਸਕਦੇ। ਅਬਿਗਤੁ—ਅਦਿਸ਼ਟ। ਅਵਧੁਤ—ਜਿਸ ਨੇ ਮਾਇਆ
 ਦੇ ਮੋਹ, ਮਾਇਆ ਦੇ ਬੰਧਨ ਮੁਕਾ ਦਿੱਤੇ ਹਨ। ਅਛੈ—ਅ-ਛੈ, ਅ-ਖਜਯ,
 ਅਬਿਨਾਸ਼ੀ। ਅਨ-ਭਰਮ—ਜੋ ਭਟਕਣਾ ਤੋਂ ਪਰੇ ਹੈ। ਅਬਿਗਤ—ਸਰੀਰ-ਰਹਿਤ,
 ਅਦਿਸ਼ਟ।

ਅਰਥ : (ਮੈਂ ਉਸ ਪਰਮਾਤਮਾ ਅੱਗੇ ਆਪਣਾ ਸਿਰ ਨਿਵਾਉਂਦਾ ਹਾਂ) ਜੋ ਮੌਤ-ਰਹਿਤ ਹੈ, ਜਿਸ ਦਾ ਆਪਣਾ ਵਜ੍ਹਦ ਸਮੇਂ ਦੇ ਅਸਰ ਹੇਠ ਨਹੀਂ ਹੈ, ਜਿਸ ਦੇ ਗੁਣ ਗਿਣੇ ਨਹੀਂ ਜਾ ਸਕਦੇ, ਜੋ ਸਭ ਜੀਵਾਂ ਵਿਚ ਵਿਆਪਕ ਹੈ, ਜੋ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਅਤੇ ਜੋ ਮਾਇਆ ਦੇ ਬੰਧਨਾਂ ਤੋਂ ਪਰੇ ਹੈ।

(ਮੈਂ ਉਸ ਪ੍ਰਭੂ ਨੂੰ ਨਮਸਕਾਰ ਕਰਦਾ ਹਾਂ) ਜਿਸ ਦੀ ਕੋਈ ਖਾਸ ਜਾਤੀ ਨਹੀਂ, ਜਿਸ ਦੀ ਕੋਈ ਖਾਸ ਕੁਲ ਨਹੀਂ, ਜਿਸ ਦਾ ਕੋਈ ਖਾਸ ਹੁਲੀਆ ਦੱਸਿਆ ਨਹੀਂ ਜਾ ਸਕਦਾ, ਜਿਸ ਦਾ ਕੋਈ ਖਾਸ ਵਰਨ ਨਹੀਂ, ਜੋ ਕਿਸੇ ਸਰੀਰ ਵਾਲਾ (ਬ੍ਰਹਮਾ ਸ਼ਿਵ ਆਦਿਕ) ਦੇਵਤਾ ਨਹੀਂ ਹੈ, ਜਿਸ ਨੂੰ ਕਦੇ ਮੌਤ ਨਹੀਂ, ਤੇ ਜੋ ਮਾਇਆ ਦੀ ਭਟਕਣਾ ਤੋਂ ਉਤਾਂਹ ਹੈ ॥੯॥

ਸਭ ਕੋ ਕਾਲੁ ਸਭਨ ਕੋ ਕਰਤਾ ॥
 ਰੋਗ ਸੋਗ ਦੋਖਨ ਕੋ ਹਰਤਾ ॥
 ਏਕ ਚਿੱਤ ਜਿਹ ਇਕ ਛਿਨ ਧਿਆਯੋ ॥
 ਕਾਲ ਫਾਸ ਕੇ ਬੀਚ ਨ ਆਯੋ ॥੧੦॥

ਪਦ ਅਰਥ : ਸਭ ਕੋ—ਸਭਨਾਂ ਦਾ, ਸਭ ਜੀਵਾਂ ਦਾ। ਕਾਲ—ਮੌਤ,
 ਨਾਸ ਕਰਨ ਵਾਲਾ। ਕੋ—ਦਾ। ਕਰਤਾ—ਪੈਦਾ ਕਰਨ ਵਾਲਾ। ਸੋਗ—ਚਿੰਤਾ,
 ਫਿਕਰ। ਦੋਖ—ਐਬ, ਵਿਕਾਰ, ਪਾਪ। ਹਰਤਾ—ਦੂਰ ਕਰਨ ਵਾਲਾ, ਨਾਸ
 ਕਰਨ ਵਾਲਾ। ਏਕ-ਚਿਤ—ਇਕਾਗਰ ਮਨ ਹੋ ਕੇ, ਮਨ ਜੋੜ ਕੇ, ਮਨ ਨੂੰ
 ਉਸ ਪ੍ਰਭੂ ਨਾਲ ਏਕ-ਰੂਪ ਕਰ ਕੇ। ਜਿਹ—ਜਿਸ ਮਨੁੱਖ ਨੇ। ਇਕ ਛਿਨ—
 ਰਤਾ ਕੁ ਸਮੇਲਈ ਭੀ। ਫਾਸ—ਫਾਹੀ। ਕਾਲ ਫਾਸ ਕੇ ਬੀਚ—ਮੌਤ ਦੀ ਫਾਹੀ
 ਵਿਚ, ਮੌਤ ਦੇ ਗੋੜ ਵਿਚ, ਮੌਤ ਦੇ ਸਦਾ ਦੇ ਸਹਿਮ ਵਿਚ।

ਅਰਥ : (ਮੈਂ ਉਸ ਪਰਮਾਤਮਾ ਅੱਗੇ ਆਪਣਾ ਸਿਰ ਨਿਵਾਉਂਦਾ ਹਾਂ) ਜੋ ਸਭ ਜੀਵਾਂ ਦਾ ਪੇਟਾ ਕਰਨ ਵਾਲਾ ਹੈ ਤੇ ਸਭ ਜੀਵਾਂ ਦਾ ਨਾਸ ਕਰਨ ਵਾਲਾ ਭੀ ਹੈ, ਜੋ ਸਭ ਜੀਵਾਂ ਦੇ ਰੋਗਾਂ ਤੇ ਪਾਪਾਂ ਨੂੰ ਦੂਰ ਕਰਨ ਦੇ ਸਮਰੱਥ ਹੈ।

ਜਿਸ ਭੀ ਮਨੁੱਖ ਨੇ ਉਸ ਪਰਮਾਤਮਾ ਨੂੰ ਮਨ ਜੋੜ ਕੇ ਰਤਾ ਕੁ ਸਮੇਲਈ ਭੀ ਯਾਦ ਕੀਤਾ ਹੈ, ਉਹ ਮਨੁੱਖ ਮੌਤ ਦੇ ਸਹਿਮ ਵਿਚੋਂ ਨਿਕਲ ਜਾਂਦਾ ਹੈ ॥੧੦॥

ਭਗਤਿ-ਵਛਲੁ ਸੁਣਿ ਹੋਤ ਹਉ ਨਿਰਾਮੁ ਰਿਦੈ,
 ਪਤਿਤ-ਪਾਵਨੁ ਸੁਣਿ ਆਸਾ ਉਰਿ ਧਾਰਿ ਹਉ ॥
 ਅੰਤਰਜਾਮੀ ਸੁਣਿ ਕੰਪਤ ਹਉ ਅੰਤਰਗਤਿ,
 ਦੀਨ ਕੈ ਦਇਆਲੁ ਸੁਣਿ ਤੇ ਭਰਮ ਟਾਰਿ ਹਉ ॥
 ਜਲਧਰ ਸੰਗਮ ਕੈ ਸਫਲੁ ਸੇਬਲੁ ਦੂਮ,
 ਚੰਦਨ ਸੁਗੰਧਿ ਸਨਬੰਧ ਮਲਗਾਰ ਹਉ ॥
 ਆਪਣੀ ਕਰਣੀ ਕਰਿ ਨਰਕ ਹੁ ਨ ਪਾਵਉ ਠੌਰੁ,
 ਤੁਮਰੇ ਬਿਰਦ ਕੋ ਆਸਰੋਂ ਸੰਭਾਰਿ ਹਉ॥ ੫੦੩॥
 (ਭਾਈ ਗੁਰਦਾਸ ਜੀ)

ਨਾਮੁ ਦੇਹਿ, ਧਨੁ ਦੇਹਿ ਨ ਜਨ ਕਉ,
 ਧਨ ਬਿਖੂਨ ਜਨ ਜਗਿ ਨ ਸੁਹਾਇ ॥
 ਜਉ ਧਨੁ ਦੇਹਿ, ਨਾਮੁ ਨਹੀਂ ਦੇਵਹਿ,
 ਨਾਮ ਬਿਨਾ ਜਨੁ ਜਮਪੁਰਿ ਜਾਇ ॥
 ਤੁਝ ਸਿਉ ਕਹੀ ਨਹੀਂ ਬਣਿ ਆਵੈ
 ਜਿਉ ਭਾਵੈ ਤਿਉ ਬਣਤ ਬਣਾਇ ॥
 ਗੁਰੂ ਅਮਰਦਾਸ ! ਤੇਜ਼ੇ ਕੇ ਨੰਦਨ !
 ਦੈਨਹੁ ਨਿਰਮਲੁ ਪੰਥ ਚਲਾਇ ॥
 (ਸੁਰਜ ਪ੍ਰਕਾਸ਼)